

ਮੁਖਵਾਕ ਨੰਬਰ ੬੬

[ਆਦਿ ਅੰਗ ੬੩੧]

**ਸੋਰਠਿ ਮਹਲਾ ੯ ॥ ਮਨ ਰੇ ਕਉਨੁ ਕੁਮਤਿ ਤੈ ਲੀਨੀ ॥ ਪਰ ਦਾਰਾ ਨੀਂਦਿਆ ਰਸ ਰਚਿਓ
ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥ ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ
ਧਾਇਆ ॥ ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥ ਨਾ ਹਰਿ ਭਜਿਓ ਨ
ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥ ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ
ਉਦਿਆਨਾ ॥੨॥ ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ ਮਾਨਸ ਦੇਹ
ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥**

ਸੋਰਠਿ ਮਹਲਾ ੯ ॥

ਨੋਟ—ਕਈ ਸਰੂਪਾਂ ਵਿਚ ਇਹ ਮੁਖਵਾਕ ੬੩੨ ਤੋਂ ਸ਼ੁਰੂ ਹੁੰਦਾ ਹੈ।

ਇਹ ਸ਼ਬਦ ਗੁਰੂ ਤੇਗ ਬਹਾਦਰ ਸਾਹਿਬ ਮਹਾਰਾਜ ਜੀ ਦੀ ਮੁਬਾਰਕ ਰਸਨਾ ਤੋਂ ਸੋਰਠਿ ਰਾਗਣੀ ਵਿੱਚ ਉਚਾਰਨ ਕੀਤਾ ਹੋਇਆ ਹੈ ਜਿਨ੍ਹਾਂ ਨੇ ਰੁੜੀ ਜਾਂਦੀ ਹਿੰਦ ਨੂੰ ਆਪਣਾ ਸੀਸ ਦੇ ਕੇ ਜੁਲਮ ਦੇ ਦਰਿਆ ਨੂੰ ਠੱਲ੍ਹ ਪਾਈ ਜਿਨ੍ਹਾਂ ਦੀ ਕੁਰਬਾਨੀ ਨੂੰ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਇਨ੍ਹਾਂ ਸ਼ਬਦਾਂ ਨਾਲ ਯਾਦ ਕੀਤਾ ਹੈ :—

ਯਥਾ— ਤਿਲਕ ਜੰਝੂ ਰਾਖਾ ਪ੍ਰਭ ਤਾਕਾ ॥ ਕੀਨੋ ਬਡੋ ਕਲੂ ਮਹਿ ਸਾਕਾ ॥

ਸਾਧਨ ਹੇਤ ਇਤੀ ਜਿਨ ਕਰੀ ॥ ਸੀਸ ਦੀਆ ਪਰ ਸੀ ਨ ਉਚਰੀ ॥

[ਬਚਿਤ੍ਰ ਨਾਟਕ ਅਧਿ: ੫, ਸਲੋਕ ੧੩]

ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਚਪਨ ਤੋਂ ਹੀ ਬੜੀ ਅਲੌਕਿਕ ਜਿੰਦਗੀ ਸੀ। ਸਾਰੀ ਉਮਰ ਬੈਰਾਗ-ਤਿਆਗ ਅਤੇ ਗਿਆਨ ਅਵਸਥਾ ਵਿਚ ਬਿਤਾਈ। ਆਪ ਜੀ ਦੀ ਜਿਤਨੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਹੈ। ਸਾਰੀ ਹੀ ਆਪ ਜੀ ਦੇ ਹਿਰਦੇ ਦਾ ਬੈਰਾਗ ਉਪਰਾਮਤਾ ਸੰਸਾਰ ਦੇ ਪਦਾਰਥਾਂ ਦੀ ਅਪਕੜ ਨੂੰ ਪ੍ਰਗਟਾਉਂਦੀ ਹੈ। ਆਪ ਜੀ ਦਾ ਇੱਕ-ਇੱਕ ਬਚਨ ਮੋਹ-ਮਾਇਆ ਦੀ ਨੀਂਦ ਵਿਚ ਸੁੱਤੇ ਪ੍ਰਾਣੀਆਂ ਨੂੰ ਟੁੰਬ-ਟੁੰਬ ਕੇ ਜਗਾਉਂਦਾ ਹੈ। ਜਿਸ ਮੁੱਖ ਪ੍ਰਯੋਜਨ ਲਈ ਮਨੁੱਖਾ ਜਨਮ ਦੀ ਪ੍ਰਾਪਤੀ ਹੋਈ ਹੈ। ਸੇਵਾ ਸਿਮਰਨ-ਗਿਆਨ ਦੁਆਰਾ ਮੋਖਸ਼ ਦੀ ਪ੍ਰਾਪਤੀ ਬੜੇ ਸਰਲ ਰੂਪ ਵਿਚ ਦਰਸਾਈ ਹੈ। ਇਸ ਸ਼ਬਦ ਵਿਚ ਆਪ ਜੀ ਉਤਮ ਬਕਤੇ ਹੋ ਕਰਕੇ ਆਪਣੇ ਮਨ ਪ੍ਰਤੀ ਉਚਾਰਨ ਕਰਕੇ ਸੰਸਾਰ ਦੇ ਭਲੇ ਹਿਤ ਉਪਦੇਸ਼ ਬਖਸ਼ਿਆ ਹੈ। ਬਕਤੇ ਤਿੰਨ ਪ੍ਰਕਾਰ ਦੇ ਹੁੰਦੇ ਹਨ :

੧. ਉਤਮ ੨. ਮੱਧਮ ੩. ਕਨਿਸ਼ਟ।

੧. **ਉਤਮ ਬਕਤਾ**—ਜੋ ਆਪਣੇ ਮਨ ਪ੍ਰਤੀ ਉਚਾਰਨ ਕਰਕੇ ਦੂਸਰੇ ਦੇ ਭਲੇ ਹਿਤ ਸਿੱਖਿਆ ਪ੍ਰਦਾਨ ਕਰੇ।

੨. **ਮੱਧਮ ਬਕਤਾ**—ਜੋ ਦੂਸਰੇ ਦਾ ਨਾਮ ਲੈ ਕੇ ਉਸ ਪ੍ਰਤੀ ਉਚਾਰਨ ਕਰੇ ਜੈਸੇ ਕਿ ਭਗਵਾਨ ਕ੍ਰਿਸ਼ਨ ਜੀ ਅਰਜੁਨ ਦਾ ਨਾਮ ਲੈ ਕੇ ਉਪਦੇਸ਼ ਕਰਦੇ ਹਨ ਅਥਵਾ ਜਿਸ ਤਰ੍ਹਾਂ ਵਸ਼ਿਸ਼ਟ ਜੀ ਰਾਮ ਚੰਦਰ ਜੀ ਨੂੰ ਮੁਖਾਤਿਬ ਕਰਕੇ ਉਚਾਰਨ ਕਰਦੇ ਹਨ।

੩. **ਕਨਿਸ਼ਟ ਬਕਤਾ**—ਜੋ ਉਪਦੇਸ਼ ਵੀ ਦੂਸਰੇ ਨੂੰ ਦੇਵੇ ਪਰ ਤਾੜਨਾ ਦੇ ਬਚਨ ਕਰਕੇ ਸ਼ਬਦਾਂ ਦੁਆਰਾ ਕਰੇ ਜੈਸਾ ਕਿ :

ਰੇ ਜੀਅ ਨਿਲਜ ਲਾਜ ਤੋਹਿ ਨਾਹੀ ॥ ਹਰਿ ਤਜਿ ਕਤ ਕਾਹੂ ਕੇ ਜਾਂਹੀ ॥

[ਗਉੜੀ ਕਬੀਰ ਜੀ, ਅੰਗ ੩੩੦]

ਇਸ ਤਰ੍ਹਾਂ ਦੇ ਹੋਰ ਵੀ ਬਚਨ ਪ੍ਰਮਾਣ ਰੂਪ ਵਿਚ ਮਿਲਦੇ ਹਨ। ਸਤਿਗੁਰੂ ਜੀ ਉਤਮ ਬਕਤੇ ਹਨ। ਬਹੁਤ

ਸਾਰੇ ਥਾਵਾਂ 'ਤੇ ਮਨ ਪ੍ਰਤੀ ਉਚਾਰਨ ਕਰਕੇ ਹੀ ਉਪਦੇਸ਼ ਦਿੰਦੇ ਹਨ, ਜੈਸਾ ਕਿ ਸੋਰਠਿ ਰਾਗਣੀ ਵਿਚ ਗੁਰੂ ਤੇਗ ਬਹਾਦਰ ਜੀ ਦਾ ਇਹ ਅੰਮ੍ਰਿਤ ਬਚਨ ਹੈ:—

ਮਨ ਰੇ ਕਉਨੁ ਕੁਮਤਿ ਤੈ ਲੀਨੀ ॥

ਰੇ=ਹੇ ਮਨ! ਕਉਨੁ=ਕਿਹੜੀ ਕੁਮਤਿ=ਖੋਟੀ ਮੱਤ ਭਾਵ ਖੋਟੀ ਸਿਖਿਆ ਤੈ=ਤੂੰ ਲੈ ਲਈ? ਕਿਉਂਕਿ ਮੱਤ ਚਾਰ ਪ੍ਰਕਾਰ ਦੀ ਮੰਨੀ ਹੈ। ਗੁਰਮਤਿ, ਅਨਮਤਿ, ਮਨਮਤਿ ਤੇ ਦੁਰਮਤਿ।

੧. ਗੁਰਮਤਿ=ਗੁਰੂ ਦੀ ਸਿਖਿਆ

ਯਥਾ— ੧. ਗੁਰ ਕੀ ਮਤਿ ਤੂੰ ਲੇਹਿ ਇਆਨੇ ॥ ਭਗਤਿ ਬਿਨਾ ਬਹੁ ਡੂਬੇ ਸਿਆਨੇ ॥

[ਗਉੜੀ ਮ: ੫, ਅੰਗ ੨੮੮]

੨. ਗੁਰ ਕੀ ਮਤਿ ਜੀਇ ਆਈ ਕਾਰਿ ॥੧॥

[ਗਉੜੀ ਮ: ੧, ਅੰਗ ੨੨੧]

੨. ਅਨਮਤਿ: ਅਨ=ਹੋਰ ਦੀ ਮਤਿ=ਸਿਖਿਆ ਨੂੰ ਅਨਮਤਿ ਕਹਿੰਦੇ ਹਨ, ਹੋਰਨਾਂ ਦੀ ਮੱਤ ਹੋਰ ਤਰ੍ਹਾਂ ਦੀ ਹੋਣ ਕਰਕੇ ਹੋਰ ਪਾਸੇ ਜੋੜਦੀ ਹੈ। ਕੁਝ ਅਜਿਹੇ ਲੋਕ ਹਨ ਜੋ ਦੂਜੇ ਦੀ ਸਿਖਿਆ 'ਤੇ ਨਿਰਭਰ ਹਨ। ਪਰ ਉਹ ਪੈਰ-ਪੈਰ 'ਤੇ ਧੋਖਾ ਖਾ ਜਾਂਦੇ ਹਨ। ਇਹਨਾਂ ਤੋਂ ਗਲਤ ਜਾਂ ਠੀਕ ਹੋਣਾ ਦੂਜਿਆਂ 'ਤੇ ਨਿਰਭਰ ਕਰਦਾ ਹੈ, ਜਿਸ ਵਿਚ ਝੂਠ ਹੀ ਝੂਠ ਹੈ।

ਯਥਾ— ੧. ਬਾਬਾ ਹੋਰ ਮਤਿ ਹੋਰ ਹੋਰ ॥ ਜੇ ਸਉ ਵੇਰ ਕਮਾਈਐ ਕੂੜੈ ਕੂੜਾ ਜੋਰੁ ॥੧॥

[ਸਿਰੀਰਾਗੁ ਮ: ੧, ਅੰਗ ੧੭]

੨. ਵਡਾ ਆਖਣੁ ਭਾਰਾ ਤੋਲੁ ॥ ਹੋਰ ਹਉਲੀ ਮਤੀ ਹਉਲੇ ਬੋਲ ॥

[ਵਾਰ ਸਾਰੰਗ ਮ: ੧, ਅੰਗ ੧੨੩੬]

੩. ਮਨਮਤਿ=ਮਨ ਦੀ ਮਤਿ=ਸਿਖਿਆ ਜੋ ਮਨ ਵਿਚ ਖਿਆਲ ਆਵੇ ਉਸੇ ਨੂੰ ਸਹੀ ਮੰਨਕੇ ਉਸ ਕਰਮ ਵਿਚ ਪ੍ਰਵਿਰਤ ਹੋ ਜਾਣਾ। ਗਲਤ ਅਤੇ ਠੀਕ ਦਾ ਨਿਰਨਾ ਸ਼ਕਤੀ ਨਾ ਹੋਣ ਕਾਰਨ ਮਨਮੱਤੀਏ ਸਦਾ ਹੀ ਦੁਖ ਪਾਉਂਦੇ ਹਨ।

ਯਥਾ— ੧. ਮਨ ਕੇ ਮਤੇ ਨ ਚਲੀਐ ਮਨ ਕੇ ਮਤ ਅਨੇਕ ॥

ਮਨ ਕੇ ਮਾਰੇ ਮਰ ਗਏ ਕਾਜੀ ਮੁਲਾਂ ਸੇਖ ॥

[ਲੋਕਿਕ ਪ੍ਰਮਾਣ]

੨. ਹਉਮੈ ਕਰਤਿਆ ਨਹ ਸੁਖੁ ਹੋਇ ॥ ਮਨਮਤਿ ਝੂਠੀ ਸਚਾ ਸੋਇ ॥

[ਗਉੜੀ ਮ: ੧, ਅੰਗ ੨੨੨]

੩. ਭਉ ਮੁਚੁ ਭਾਰਾ ਵਡਾ ਤੋਲੁ ॥ ਮਨ ਮਤਿ ਹਉਲੀ ਬੋਲੇ ਬੋਲੁ ॥

[ਗਉੜੀ ਮ: ੧, ਅੰਗ ੧੫੧]

੪. ਦੁਰਮਤਿ=ਦੁਰ=ਭੈੜੀ ਮਤਿ=ਸਿਖਿਆ ਪਾਪ ਪ੍ਰਵਿਰਤ ਮਤ, ਚੋਰੀ, ਯਾਰੀ, ਠੱਗੀ, ਛਲ ਫਰੋਬ ਆਦਿ।

ਯਥਾ— ੧. ਦੁਰਮਤਿ ਝੂਠੀ ਝੁਰੀ ਝੁਰਿਆਰਿ ॥ ਅਉਗਣਿਆਰੀ ਅਉਗਣਿਆਰਿ ॥

[ਮਾਰੂ ਮ: ੩, ਅੰਗ ੧੦੪੭]

੨. ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥

[ਸੋਰਠਿ ਮ: ੧, ਅੰਗ ੬੩੫]

ਸੋ ਇਸ ਪ੍ਰਕਾਰ ਚਾਰ ਪ੍ਰਕਾਰ ਦੀ ਮਤਿ ਵਿਚੋਂ ਇਥੇ ਸਤਿਗੁਰੂ ਜੀ ਦੁਰਮਤਿ, ਜਿਸਦਾ ਦੂਸਰਾ ਨਾਮ ਅਖਰਾਂ

ਵਿਚ ਕ੍ਰਮਤਿ ਹੈ, ਦਾ ਕਰਤਬ ਦਸਦੇ ਹਨ। ਖੋਟੀ ਮੱਤ ਦੇ ਖੋਟੇ ਕਰਤਬ ਜੋ ਦੋ ਪ੍ਰਕਾਰ ਦੇ ਇਥੇ ਦਸਦੇ ਹਨ ਪਰਾਈ ਇਸਤਰੀ ਰਸ, ਪਰਾਈ ਨਿੰਦਿਆ ਰਸ। ਇਨ੍ਹਾਂ ਦੋਨਾਂ ਰਸਾਂ ਵਿਚ ਫਸਿਆ ਮਨ ਪ੍ਰਭੂ ਦੀ ਭਗਤੀ ਨਹੀਂ ਕਰ ਸਕਦਾ।

ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥

ਪਰ=ਪਰਾਈ ਦਾਰਾ=ਇਸਤਰੀ ਨਿੰਦਿਆ=ਦੂਸਰੇ ਦੇ ਅਪਮਾਨ ਕਰਨ ਵਾਲੇ ਸਬਦ, ਅਣਹੋਏ ਔਗੁਣਾਂ ਦਾ ਕਥਨ, ਝੂਠ ਬੋਲ ਕੇ ਕਰਨਾ, ਇਸ ਦਾ ਨਾਮ ਨਿੰਦਿਆ ਹੈ। ਨਿੰਦਕ ਪੁਰਸ਼ ਨੂੰ ਦੋ ਤਰ੍ਹਾਂ ਦਾ ਰਸ ਆਉਂਦਾ ਹੈ ਜਿਸ ਰਸ ਵਿਚ ਆ ਕੇ ਨਿੰਦਿਆ ਕਰਦਾ ਹੈ। ੧. ਝੂਠ ਦਾ ਰਸ। ੨. ਆਪਣੇ ਅਉਗਣ ਦੂਸਰੇ ਵਿਚ ਵੇਖ ਕੇ ਰਸ ਲੈਣਾ। ਜੈਸਾ ਕਿ ਕਾਮ ਵਾਸ਼ਨਾਂ ਦਾ ਰਸ ਹੈ, ਦੂਸਰੇ ਨੂੰ ਕਾਮਾਤਰ ਕਿਰਿਆ ਵਿਚ ਵੇਖਕੇ ਜਾਂ ਕਾਮ ਵਾਸ਼ਨਾਂ ਦੀਆਂ ਗੱਲਾਂ ਸੁਣ ਕੇ ਕਾਮ ਦਾ ਰਸ ਲੈਣਾ। ਇਸ ਤਰ੍ਹਾਂ ਨਿੰਦਿਆ ਵਿਚ ਦੋ ਰਸ ਹਨ। ਇਨ੍ਹਾਂ ਰਸਾਂ ਵਿਚ ਰਚਿਓ=ਖੱਚਤ ਹੋ ਕਰਕੇ ਰਾਮ=ਰਮੋਂ ਹੋਏ ਪ੍ਰਮੇਸ਼ਰ ਦੀ ਭਗਤਿ=ਉਪਾਸ਼ਨਾ ਨਹਿ=ਨਹੀਂ ਕੀਨੀ=ਕੀਤੀ।

ਯਥਾ— ੧. ਪਰ ਧਨ ਪਰ ਅਪਵਾਦ ਨਾਰਿ ਨਿੰਦਾ, ਯਹ ਮੀਠੀ ਜੀਅ ਮਾਹਿ ਹਿਤਾਨੀ ॥

[ਸਵਈਏ ਸ੍ਰੀ ਮੁਖ: ਮ: ੫, ਅੰਗ ੧੩੮੭]

੨. ਪਰ ਧਨ ਪਰ ਨਾਰੀ ਰਤੁ ਨਿੰਦਾ ਬਿਖੁ ਖਾਈ ਦੁਖੁ ਪਾਇਆ ॥

[ਮਲਾਰ ਮ: ੧, ਅੰਗ ੧੨੫੫]

੩. ਪਰ ਧਨ ਪਰ ਤਨ ਪਰ ਤੀ ਨਿੰਦਾ ਅਖਾਧਿ ਖਾਹਿ ਹਰਕਾਇਆ ॥

[ਆਸਾ ਮ: ੫, ਅੰਗ ੪੦੨]

ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥

ਮੁਕਤਿ=ਮੋਖਸ਼-ਸੁਤੰਤਰ ਹੋਣ ਜੋ ਪੰਥੁ=ਰਸਤਾ ਭਾਵ ਗਿਆਨ ਤੈ=ਤੂੰ ਨਾਹਨਿ=ਨਹੀਂ ਜਾਨਿਓ=ਜਾਣਿਆ ਧਨ=ਮਾਇਆ ਦੇ ਜੋਰਨਿ=ਜੋੜਨ ਵਿਚ ਧਾਇਆ=ਦੌੜਿਆ ਫਿਰਦਾ ਹੈ। ਮੁਕਤੀ ਦਾ ਲੱਭਣਾ ਗਿਆਨ ਦੁਆਰਾ ਹੈ। ਇਸ ਲਈ ਮੁਕਤੀ ਦਾ ਰਸਤਾ ਗਿਆਨ ਦੱਸਿਆ ਹੈ। ਮੋਖਸ਼ ਰਸਤੇ ਤੋਂ ਭੁੱਲਣ ਦਾ ਨਾਮ ਅਗਿਆਨ ਅਖਵਾਉਂਦਾ ਹੈ। ਜਿਨ੍ਹਾਂ ਕਾਰਨਾਂ ਕਰਕੇ ਮੁਕਤੀ ਦੇ ਰਸਤੇ ਨੂੰ ਨਹੀਂ ਜਾਣਦਾ ਉਨ੍ਹਾਂ ਕਾਰਨਾਂ ਦਾ ਸਤਿਗੁਰੂ ਜੀ ਇਥੇ ਨਾਮ ਲੈਂਦੇ ਹਨ ਕਿ ਪਰਾਈ ਇਸਤ੍ਰੀ, ਪਰਾਈ ਨਿੰਦਿਆ, ਧਨ ਜੋੜਨ ਆਦਿ ਦੇ ਰਸ ਵਿਚ ਲਗਕੇ ਮੁਕਤੀ ਮਾਰਗ ਤੋਂ ਭਟਕੇ ਹੋਏ ਜੀਵ ਨੂੰ ਮੋਖਸ਼ ਦੇ ਰਸਤੇ 'ਤੇ ਲਿਆਉਣ ਲਈ ਦੱਸ ਰਹੇ ਹਨ ਕਿ ਜਿਸ ਰਸਤੇ ਤੂੰ ਤੁਰਿਆ ਹੈਂ।

ਅੰਤਿ ਸੰਗਿ ਕਾਹੁ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥

ਅੰਤਿ=ਦੇਹ ਤਿਆਗਣ ਸਮੇਂ ਕਾਹੁ=ਕਿਸੇ ਨੇ ਭੀ ਸੰਗਿ=ਸਾਥ ਨਹੀਂ ਦੀਨਾ=ਦੇਣਾ, ਬਿਰਥਾ=ਬਿਅਰਥ ਹੀ ਹੋ ਜੀਵ! ਤੂੰ ਆਪਣੇ ਆਪ ਨੂੰ ਬੰਧਾਇਆ=ਬੰਧਾਅ ਲਿਆ ਹੈ। ਬੰਨਣਾ ਰੱਸੇ ਸੰਗਲ ਆਦਿ ਨਾਲ ਹੁੰਦਾ ਹੈ। ਵਾਸ਼ਨਾ ਰੂਪ ਰੱਸੀ, ਸੰਕਲਪ ਰੂਪ ਸੰਗਲ ਆਦਿ ਦੇ ਨਾਲ ਆਪਣੇ ਆਪ ਨੂੰ ਬੰਧਾਇਮਾਨ ਕਰ ਲਿਆ ਹੈ।

ਯਥਾ— ੧. ਮਾਇਆ ਜਾਲੁ ਪਸਾਰਿਆ ਭੀਤਰਿ ਚੋਗ ਬਣਾਇ ॥

ਤ੍ਰਿਸਨਾ ਪੰਖੀ ਫਾਸਿਆ ਨਿਕਸੁ ਨ ਪਾਏ ਮਾਇ ॥

[ਸਿਰੀਰਾਗੁ ਮਹਲਾ ੫, ਅੰਗ ੫੦]

੨. ਮਾਇਆ ਕਾਰਣਿ ਕਰੈ ਉਪਾਉ ॥ ਕਬਹਿ ਨ ਘਾਲੈ ਸੀਧਾ ਪਾਉ ॥

[ਭੈਰਉ ਮਹਲਾ ੫, ਅੰਗ ੧੧੫੧]

੩. ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥

ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥

ਮਨ ਮੇਰੇ ਭੁਲੈ ਕਪਟੁ ਨ ਕੀਜੈ ॥

ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ਰਹਾਉ॥ [ਸੋਰਠਿ ਕਬੀਰ ਜੀ, ਅੰਗ ੬੫੬]

**ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ
ਨਹ ਉਪਜਿਓ ਕਛੁ ਗਿਆਨਾ ॥**

ਹੇ ਜੀਵ ਤੂੰ ਨਾ ਤਾ ਹਰਿ=ਵਾਹਿਗੁਰੂ ਦਾ ਭਜਿਓ=ਸਿਮਰਨ ਕੀਤਾ ਅਤੇ ਨਾ ਹੀ ਗੁਰੂ ਅਤੇ ਗੁਰ ਜਨ=ਗੁਰਸਿਖਾਂ ਦੀ ਸੇਵਿਓ=ਸੇਵਾ ਕੀਤੀ ਨਾ ਹੀ ਕੁਛ ਗਿਆਨ ਉਪਜਿਓ=ਪੈਦਾ ਹੋਇਆ ਜਿਸ ਦੁਆਰਾ ਹਿਰਦੇ ਵਿੱਚ ਵਸਦੇ ਵਾਹਿਗੁਰੂ ਨੂੰ ਵੇਖਣਾ ਸੀ।

ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥

ਘਟ=ਹਿਰਦੇ ਦੇ ਮਾਹਿ=ਵਿੱਚ ਹੀ ਨਿਰੰਜਨੁ=ਨਿਰ+ਅੰਜਨੁ=ਅੰਜਨ=ਸੁਰਮਾ ਨਿਰ=ਰਹਿਤ ਭਾਵ ਸੁਧ ਸਰੂਪ [ਕਾਲਖ ਰਹਿਤ] ਵਾਹਿਗੁਰੂ ਹੈ। ਤੂ ਗਲਤੀ ਦੇ ਕਾਰਨ ਉਦਿਆਨਾ=ਉਜਾੜ ਜੰਗਲਾਂ ਵਿੱਚ ਖੋਜਤ=ਲੱਭ ਰਿਹਾ ਹੈ।

ਯਥਾ— ੧. ਸਭ ਕਿਛੁ ਘਰ ਮਹਿ ਬਾਹਰਿ ਨਾਹੀ ॥ ਬਾਹਰਿ ਟੋਲੈ ਸੋ ਭਰਮਿ ਭੁਲਾਹੀ ॥

[ਮਾਝ ਮਹਲਾ ੫, ਅੰਗ ੧੦੨]

੨. ਸਭ ਕਿਛੁ ਘਰ ਹੀ ਮਾਹਿ ਹੈ ਵਡਭਾਗੀ ਲੀਤਾ ।

[ਵਾਰ ਰਾਮਕਲੀ, ਅੰਗ ੯੫੫]

੩. ਫਰੀਦਾ ਜੰਗਲੁ ਜੰਗਲੁ ਕਿਆ ਭਵਹਿ ਵਣਿ ਕੰਡਾ ਮੋੜੇਹਿ ॥

ਵਸੀ ਰਬੁ ਹਿਆਲੀਐ ਜੰਗਲੁ ਕਿਆ ਢੂਢੇਹਿ ॥

[ਸਲੋਕ ਫਰੀਦ ਜੀ, ਅੰਗ ੧੩੭੮]

੪. ਕਾਹੇ ਰੇ ਬਨ ਖੋਜਨ ਜਾਈ ॥ ਸਰਬ ਨਿਵਾਸੀ ਸਦਾ ਅਲੇਪਾ ਤੋਹੀ ਸੰਗਿ ਸਮਾਈ ॥

[ਧਨਾਸਰੀ ਮਹਲਾ ੯, ਅੰਗ ੬੮੪]

ਇਨ੍ਹਾਂ ਪ੍ਰਮਾਣਾਂ ਤੋਂ ਸਿੱਧ ਹੈ ਕਿ ਹਿਰਦੇ ਵਿੱਚ ਵਸਦੇ ਵਾਹਿਗੁਰੂ ਨੂੰ ਗੁਰਬਾਣੀ ਦੇ ਦੱਸੇ ਹੋਏ ਰਸਤੇ ਦੁਆਰਾ ਹੀ ਲੱਭਿਆ ਜਾ ਸਕਦਾ ਹੈ।

ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥

ਬਹੁਤੁ ਜਨਮ=ਜੂਨਾਂ ਵਿੱਚ ਭਰਮਣ ਕਰਦਿਆਂ ਤੈ=ਤੂੰ ਹਾਰਿਓ=ਥੱਕ ਗਿਆ ਹੈਂ ਪਰ ਅਜੇ ਤੱਕ ਸਥਿਰ ਰਹਿਣ ਵਾਲੀ ਅਵਸਥਾ ਦੀ ਮਤਿ=ਸਿਖਿਆ ਨਹੀਂ ਪ੍ਰਾਪਤ ਕੀਤੀ।

ਯਥਾ— ਕੇਤੇ ਰੁਖ ਬਿਰਖ ਹਮ ਚੀਨੇ ਕੇਤੇ ਪਸੁ ਉਪਾਏ ॥

ਕੇਤੇ ਨਾਗ ਕੁਲੀ ਮਹਿ ਆਏ ਕੇਤੇ ਪੰਖ ਉਡਾਏ ॥

[ਗਉੜੀ ਮਹਲਾ ੧, ਅੰਗ ੧੫੬]

ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥

ਸਤਿਗੁਰੂ ਜੀ ਫੁਰਮਾਨ ਕਰਦੇ ਹਨ ਕਿ ਤੈਨੂੰ ਇਹ ਬਾਤ=ਸਿਖਿਆ ਬਤਾਈ=ਦੱਸ ਦਿੱਤੀ ਹੈ ਕਿ ਮਨੁੱਖ ਦੇਹੀ ਦੀ ਪਦ=ਪਦਵੀ ਨੂੰ ਪਾ ਕਰਕੇ ਹਰਿ=ਪ੍ਰਮੇਸ਼ਰ ਦਾ ਭਜੁ=ਭਜਨ-ਸਿਮਰਨ ਕਰ। ਵਾ=ਪਦ ਹਰਿ=ਪ੍ਰਮੇਸ਼ਰ ਦੇ ਨਾਮ ਰੂਪ ਪਦ=ਚਰਨਾਂ ਨੂੰ ਭਜਨਾਂ ਕਰ।

ਯਥਾ— ੧. ਮਾਨਸ ਦੇਹ ਬਹੁਰਿ ਨਹ ਪਾਵੈ ਕਛੁ ਉਪਾਉ ਮੁਕਤਿ ਕਾ ਕਰੁ ਰੇ ॥
ਨਾਨਕ ਕਹਤ ਗਾਇ ਕਰੁਨਾ ਮੈ ਭਵ ਸਾਗਰ ਕੈ ਪਾਰਿ ਉਤਰੁ ਰੇ ॥

[ਗਉੜੀ ਮਹਲਾ ੯, ਅੰਗ ੨੨੦]

੨. ਭਈ ਪਰਾਪਤਿ ਮਾਨੁਖ ਦੇਹੁਗੀਆ ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥
ਅਵਰਿ ਕਾਜ ਤੇਰੈ ਕਿਤੈ ਨ ਕਾਮ ॥ ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥

[ਆਸਾ ਮਹਲਾ ੫, ਅੰਗ ੧੨]

੩. ਗੁਰ ਸੇਵਾ ਤੇ ਭਗਤਿ ਕਮਾਈ ॥ ਤਬ ਇਹ ਮਾਨਸ ਦੇਹੀ ਪਾਈ ॥
ਇਸ ਦੇਹੀ ਕਉ ਸਿਮਰਹਿ ਦੇਵ ॥ ਸੋ ਦੇਹੀ ਭਜੁ ਹਰਿ ਕੀ ਸੇਵ ॥੧॥
ਭਜਹੁ ਗੋਬਿੰਦ ਭੂਲਿ ਮਤ ਜਾਹੁ ॥ ਮਾਨਸ ਜਨਮ ਕਾ ਏਹੀ ਲਾਹੁ ॥

[ਭੈਰਉ ਕਬੀਰ ਜੀ, ਅੰਗ ੧੧੫੯]

ਮਨੁੱਖਾ ਦੇਹੀ ਦੀ ਸਫਲਤਾ ਲਈ ਭਜਨ-ਸਿਮਰਨ ਸੇਵਾ, ਪਰਉਪਕਾਰ, ਸਤਿਗੁਰੂ ਜੀ ਨੇ ਦਰਸਾਇਆ ਹੈ ਜਿਨ੍ਹਾਂ ਨਾਲ ਮਨੁੱਖਾ ਦੇਹੀ ਧਾਰਨ ਕੀਤੀ ਹੋਈ ਸਫਲੀ ਹੁੰਦੀ ਹੈ।

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹ ॥

ਮੁਖਵਾਕ ਨੰਬਰ ੬੭

[ਅੰਗ ੬੩੩]

ਸੋਰਠਿ ਮਹਲਾ ੯ ॥ ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥ ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥ ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੀਂਗਿ ਪਾਨੀ ॥੩॥੧੧॥

ਸੋਰਠਿ ਮਹਲਾ ੯ ॥

ਇਹ ਮੁਖਵਾਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੋਰਠਿ ਰਾਗਣੀ ਵਿੱਚ ਅੰਗ ੬੩੩ 'ਤੇ ਅੰਕਿਤ ਹੈ ਜਿਸ ਵਿੱਚ ਜੀਵਨ ਮੁਕਤ ਪੁਰਸ਼ ਦੇ ਲਕਸ਼ਣ ਕਥਨ ਕੀਤੇ ਹਨ ਅਤੇ ਪਹਿਚਾਨ ਕਰਵਾਈ ਹੈ।

ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥

ਜੋ=ਜਿਹੜਾ ਨਰੁ=ਪੁਰਸ਼ ਕਿਸੇ ਦੁਖ ਦਾ ਤੰਗ ਕੀਤਾ ਹੋਇਆ ਦੁਖੀ ਨਹੀਂ ਹੁੰਦਾ ਅਥਵਾ ਦੁਖ ਵਿੱਚ ਦੁਖ ਨੂੰ ਮਹਿਸੂਸ ਨਹੀਂ ਕਰਦਾ। ਦੁਖ ਸੁਖ ਵਿੱਚ ਸਮ ਅਵਸਥਾ ਵਿੱਚ ਵਿਚਰਦਾ ਹੈ ਐਸੇ ਲਖਸ਼ਣਾਂ ਵਾਲੇ ਨੂੰ ਜੀਵਨ ਮੁਕਤ ਕਿਹਾ ਹੈ ਅਤੇ ਐਸੇ ਮਹਾਪੁਰਸ਼ ਨੂੰ ਤਤਿਕਸ਼ਾ ਬਿਰਤੀ ਵਾਲਾ ਗਿਆਨੀ ਪੁਰਸ਼ ਕਿਹਾ ਜਾਂਦਾ ਹੈ।

ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥

ਸੁਖ ਨਾਲ ਜਿਸ ਦਾ ਸਨੇਹੁ=ਪਿਆਰ ਨਹੀਂ ਅਤੇ ਕਿਸੇ ਦੁਸ਼ਮਣ ਆਦਿ ਦਾ ਭੈ=ਡਰ ਜਿਸਦੇ ਮਨ ਵਿੱਚ ਨਹੀਂ, ਮਿੱਟੀ ਅਤੇ ਸੋਨੇ ਨੂੰ ਬਰਾਬਰ ਮਾਨੈ=ਮੰਨਦਾ ਹੈ ਭਾਵ ਸੋਨੇ ਮਿੱਟੀ ਵਿੱਚ ਸਮਾਨ ਦ੍ਰਿਸ਼ਟੀ ਹੈ। ਜੋ ਪੁਰਸ਼ ਦੁਖ ਨੂੰ ਬਰਦਾਸ਼ਤ ਕਰਨ ਦਾ ਮਾਦਾ ਨਹੀਂ ਰਖਦਾ, ਉਸ ਤੋਂ ਸੁਖ ਵੀ ਬਰਦਾਸ਼ਤ ਨਹੀਂ ਹੋਵੇਗਾ। ਦੁੱਖ ਵਿੱਚ ਕਲਪੇਗਾ, ਦੱਸੀ ਕਿਸੇ ਹੋਰ ਨੂੰ ਠਹਿਰਾਏਗਾ। ਸੁਖ ਵਿੱਚ ਹੰਕਾਰ ਕਰੇਗਾ ਅਤੇ ਹਉਮੈ ਵਿੱਚ ਆ ਕੇ ਸੁਖ ਨੂੰ ਪੈਦਾ ਕਰਨ ਵਾਲਾ ਆਪਣੇ ਆਪ ਨੂੰ ਮੰਨੇਗਾ ਜੋ ਐਸੀ ਬਿਰਤੀ ਹਮੇਸ਼ਾਂ ਪ੍ਰਭੂ ਮਿਲਾਪ ਤੋਂ ਦੂਰ ਰਖਦੀ ਹੈ। ਮੇਲ ਹਮੇਸ਼ਾਂ ਸਮ ਗੁਣ ਵਾਲਿਆਂ ਦਾ ਹੀ ਮੁਕੰਮਲ ਮੰਨਿਆ ਹੈ। ਦੋ ਵਿਅਕਤੀਆਂ ਵਿੱਚ ਇੱਕੋ ਗੁਣ ਕੰਮ ਕਰਦਾ ਹੋਵੇ ਉਸ ਗੁਣ ਦੇ ਆਧਾਰ 'ਤੇ ਉਨ੍ਹਾਂ ਦੀ ਏਕਤਾ ਸੰਭਵ ਹੈ। ਜਦੋਂ ਗੁਣ ਇਕ ਵਿਅਕਤੀ ਵਿੱਚ ਹੋਵੇ, ਦੂਸਰੇ ਵਿੱਚ ਇਸ ਤੋਂ ਬਿਪਰੀਤ ਸੁਭਾਵ ਵਾਲਾ ਅਉਗਣ ਹੋਵੇ ਤਾਂ ਹੋਇਆ ਮੇਲ ਭੀ ਤੁਰੰਤ ਟੁੱਟ ਜਾਵੇਗਾ। ਜੋ ਪ੍ਰਭੂ ਮਿਲਾਪ ਦਾ ਸਵਾਲ ਹੈ, ਬਿਨਾਂ ਗੁਣਾਂ ਤੋਂ ਪ੍ਰਭੂ ਨਾਲ ਮੁਕੰਮਲ ਨਹੀਂ ਹੋ ਸਕਦਾ।

ਯਥਾ— ੧. ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਐ ॥

[ਸੂਹੀ ਮਹਲਾ ੧, ਅੰਗ ੭੬੬]

੨. ਆਸਾ, ਇਸਟ, ਉਪਾਸਨਾ, ਖਾਨ, ਪਾਨ, ਪਹਿਰਾਨ ॥

ਤੁਲਸੀ ਜਾ ਕੇ ਖਟ ਮਿਲੇ ਸੋਈ ਮਿਲਿਆ ਜਾਨ ॥

[ਤੁਲਸੀ ਜੀ]

੩. ਮਿਲਿਐ ਮਿਲਿਆ ਨਾ ਮਿਲੈ ਮਿਲੈ ਮਿਲਿਆ ਜੇ ਹੋਇ ॥

ਅੰਤਰ ਆਤਮੈ ਜੋ ਮਿਲੈ ਮਿਲਿਆ ਕਹੀਐ ਸੋਇ ॥

[ਵਾਰ ਸੂਹੀ ਮਹਲਾ ੨, ਅੰਗ ੭੯੧]

ਇਥੇ ਇਹ ਗੱਲ ਵਰਨਣ ਯੋਗ ਹੈ ਕਿ ਜੋ ਗੁਣ ਵਾਹਿਗੁਰੂ ਪ੍ਰਮੇਸ਼ਰ ਵਿੱਚ ਸਮਤਾ ਵਾਲੇ ਹਨ ਜਿੰਨੀ ਦੇਰ ਤੱਕ ਉਹ ਗੁਣ ਗੁਰਬਾਣੀ ਦੁਆਰਾ ਵਾ-ਗੁਰੂ ਕ੍ਰਿਪਾ ਦੁਆਰਾ ਵਾ-ਸੰਗਤਿ ਦੀ ਕਿਰਪਾ ਦੁਆਰਾ ਮਨੁੱਖ ਵਿੱਚ ਨਹੀਂ ਆ ਜਾਂਦੇ ਉਤਨੀ ਦੇਰ ਪ੍ਰਮੇਸ਼ਰ ਦਾ ਮਿਲਣਾ ਅਸੰਭਵ ਹੈ ਭਾਵ ਕਦੇ ਭੀ ਮਿਲਾਪ ਨਹੀਂ ਹੋ ਸਕਦਾ। ਤੇ ਜੀਵਨ

ਮੁਕਤ ਪੁਰਖ ਵਿੱਚ ਪ੍ਰਭੂ ਵਾਲੇ ਗੁਣ ਜੈਸਾ ਕਿ ਖੁਸ਼ੀ ਗਮੀ, ਦੁਖ ਸੁਖ, ਭੁੱਖ ਪਿਆਸ, ਗਰੀਬੀ, ਅਮੀਰੀ ਆਉਣਾ ਜਾਣਾ, ਪੁੰਨੀ ਪਾਪੀ, ਵੈਰੀ ਮਿਤ੍ਰ, ਆਪਣਾ ਬਿਗਾਨਾ ਸਭ ਥਾਵਾਂ 'ਤੇ ਸਮਾਨ ਦ੍ਰਿਸ਼ਟੀ ਹੈ।

ਇਹ ਗੁਣ ਪੂਰਨ ਰੂਪ ਵਿੱਚ ਪ੍ਰਮਾਤਮਾ ਵਿੱਚ ਹਨ। ਜਦੋਂ ਕਿਸੇ ਸਤ ਪੁਰਸ਼ ਵਿੱਚ ਇਹ ਗੁਣ ਆ ਜਾਣ ਤਾਂ ਫਿਰ ਪ੍ਰਮਾਤਮਾ ਦਾ ਮਿਲਾਪ ਹੁੰਦਾ ਹੈ ਉਸਨੂੰ ਹੀ ਫਿਰ ਜੀਵਨ ਮੁਕਤ ਕਹਿੰਦੇ ਹਨ।

ਯਥਾ— ੧. ਹਰਖ ਸੋਗ ਦੁਹੰ ਤੇ ਮੁਕਤੇ ॥ ਸਦਾ ਅਲਿਪਤੁ ਜੋਗ ਅਰੁ ਜੁਗਤੇ ॥

[ਗਉੜੀ ਮਹਲਾ ੫, ਅੰਗ ੧੮੧]

੨. ਹਰਖ ਸੋਗ ਪਰਸੈ ਜਿਹ ਨਾਹਨਿ ਸੋ ਮੁਰਤਿ ਹੈ ਦੇਵਾ ॥

[ਗਉੜੀ ਮਹਲਾ ੯, ਅੰਗ ੨੨੦]

੩. ਪ੍ਰਭ ਕੀ ਆਗਿਆ ਆਤਮ ਹਿਤਾਵੈ ॥ ਜੀਵਨ ਮੁਕਤਿ ਸੋਊ ਕਹਾਵੈ ॥

ਤੈਸਾ ਹਰਖੁ ਤੈਸਾ ਉਸ ਸੋਗੁ ॥ ਸਦਾ ਅਨੰਦੁ ਤਹ ਨਹੀ ਬਿਓਗੁ ॥

ਤੈਸਾ ਸੁਵਰਨੁ ਤੈਸੀ ਉਸੁ ਮਾਟੀ ॥ ਤੈਸਾ ਅੰਮ੍ਰਿਤੁ ਤੈਸੀ ਬਿਖੁ ਖਾਟੀ ॥

ਤੈਸਾ ਮਾਨੁ ਤੈਸਾ ਅਭਿਮਾਨੁ ॥ ਤੈਸਾ ਰੰਗੁ ਤੈਸਾ ਰਾਜਾਨੁ ॥

ਜੋ ਵਰਤਾਏ ਸਾਈ ਜੁਗਤਿ ॥ ਨਾਨਕ ਓਹੁ ਪੁਰਖੁ ਕਹੀਐ ਜੀਵਨ ਮੁਕਤਿ ॥੨॥

[ਗਉੜੀ ਮਹਲਾ ੫, ਅੰਗ ੨੭੫]

੪. ਹਰਖੁ ਸੋਗੁ ਜਾ ਕੈ ਨਹੀ ਵੈਰੀ ਮੀਤ ਸਮਾਨਿ ॥

ਕਹੁ ਨਾਨਕੁ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥ [ਸਲੋਕ ਮਹਲਾ ੯, ਅੰਗ ੧੪੨੭]

ਇਸ ਅਵਸਥਾ ਵਾਲੇ ਪ੍ਰਭੂ ਮਿਲਾਪੜੇ ਸਤਪੁਰਸ਼ਾਂ ਦਾ ਅਨੇਕਾਂ ਗੁੰਥਾਂ ਵਿੱਚ ਜਿਕਰ ਹੈ ਜੈਸਾ ਕਿ ਮਹਾਰਾਜਾ ਜਨਕ ਤਪਦੇ ਤੇਲ ਦੇ ਕੜਾਹੇ ਵਿੱਚ ਇਕ ਲੱਤ ਦਾ ਰੱਖਣਾ ਤੇ ਦੂਜੀ ਮਹਾਰਾਣੀਆਂ ਦੇ ਕੋਮਲ ਹੱਥਾਂ ਵਿੱਚ ਕੋਮਲ ਜਿਸਮ ਨੂੰ ਸਪਰਸ਼ ਕਰ ਰਹੀ ਸੀ। ਮਹਾਂ ਰਿਸ਼ੀ ਬਿਆਸ ਦੇ ਪੁੱਤਰ ਸੁਖਦੇਵ ਨੂੰ ਇਹ ਜਣਾਇਆ ਸੀ ਕਿ ਰਾਣੀਆਂ ਦੀ ਸਪਰਸ਼ਤਾ ਨਾਲ ਕੋਈ ਵਿਸ਼ੇ ਸੁਖ ਅਨੁਭਵ ਨਹੀਂ ਹੋ ਰਿਹਾ ਤੇ ਉਬਲਦੇ ਤੇਲ ਦੀ ਸਪਰਸ਼ਤਾ ਨਾਲ ਸੜਨ ਦਾ ਦੁਖ ਨਹੀਂ ਹੋ ਰਿਹਾ ਕਿਉਂਕਿ ਮਹਾਰਾਜੇ ਦੀ ਸਮ ਅਵਸਥਾ ਸੀ। ਇਸੇ ਤਰ੍ਹਾਂ ਭਾਈ ਦਿਆਲੇ ਦਾ ਉਬਲਦੀ ਦੇਗ ਵਿੱਚ ਬੈਠਣਾ, ਭਾਈ ਮਤੀ ਦਾਸ ਦਾ ਆਰੇ ਨਾਲ ਚੀਰਿਆ ਜਾਣਾ, ਭਾਈ ਤਾਰੂ ਸਿੰਘ ਦਾ ਖੋਪਰੀ ਲੁਹਾਉਣਾ, ਭਾਈ ਮਨੀ ਸਿੰਘ ਦਾ ਬੰਦ-ਬੰਦ ਕਟਾਉਣਾ, ਬੰਦਾ ਸਿੰਘ ਬਹਾਦਰ ਦਾ ਜੰਬੂਰਾਂ ਨਾਲ ਮਾਸ ਤੁੜਵਾਉਣਾ, ਭਾਈ ਸੁਬੇਗ ਸਿੰਘ ਸ਼ਾਹਬਾਜ ਸਿੰਘ ਦਾ ਚਰਖੜੀ 'ਤੇ ਚੜ੍ਹਨਾ, ਸਾਹਿਬਜ਼ਾਦਿਆਂ ਦਾ ਨੀਹਾਂ ਵਿੱਚ ਖੜ੍ਹ ਕੇ ਗੋਡੇ ਗਿੱਟੇ ਘੜਵਾਉਣਾ ਆਦਿ ਸਿੱਖ ਇਤਿਹਾਸ ਦੇ ਪੰਨਿਆਂ ਵਿੱਚ ਸਮ ਅਵਸਥਾ ਨੂੰ ਪ੍ਰਗਟਾਉਂਦਾ ਹੈ।

ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥

ਨਾ ਕਿਸੇ ਦੀ ਦਵੈਸ਼ ਵਿੱਚ ਆ ਕੇ ਨਿੰਦਿਆ, ਨਾ ਹੀ ਕਿਸੇ ਦੀ, ਪ੍ਰੇਮ ਵਿੱਚ ਆ ਕੇ ਉਸਤਤਿ=ਬੇਲੋੜੀ ਵਡਿਆਈ, ਜਾ ਕੈ=ਜਿਸ ਪੁਰਸ਼ ਦੇ ਹਿਰਦੇ ਵਿੱਚ ਨਾ ਪਦਾਰਥ ਪ੍ਰਾਪਤ ਕਰਨ ਦਾ ਲੋਭ, ਨਾ ਸਬੰਧੀਆਂ ਦਾ ਮੋਹ, ਅਗਿਆਨ ਦੀ ਖਿੱਚ ਅਤੇ ਨਾ ਹੀ ਅਭਿਮਾਨ=ਹੰਕਾਰ ਹੈ। ਕਿਸੇ ਦੀ ਨਿੰਦਾ ਕਰਨ ਲਈ ਝੂਠ ਬੋਲਣਾ ਪੈਂਦਾ ਹੈ ਕਿਉਂਕਿ ਝੂਠ ਬੋਲੇ ਬਿਨਾਂ ਨਿੰਦਾ ਸੰਪੂਰਨ ਨਹੀਂ ਹੁੰਦੀ। ਤੇ ਕਿਸੇ ਦੀ ਉਸਤਤਿ ਕਰਨ ਲਈ ਵੀ ਝੂਠ ਬੋਲਣਾ ਪੈਂਦਾ ਹੈ। ਜਿਥੇ ਵੀ ਝੂਠ ਦੀ ਵਰਤੋਂ ਕੀਤੀ ਗਈ ਉਥੇ ਹੀ ਜੀਵ ਦੇ ਸਿਰ ਪਾਪ ਦਾ ਭਾਰ ਚੜ੍ਹ ਜਾਂਦਾ ਹੈ ਇਸ ਲਈ ਨਿੰਦਾ ਵਿੱਚ ਅਣਹੋਏ ਅਉਗਣ ਜਾਂ ਸੁਣੇ ਸੁਣਾਏ ਦੋਸ਼ ਆਰੋਪਣੇ ਪੈਂਦੇ ਹਨ ਤੇ ਉਸਤਤਿ ਵਿੱਚ ਅਣਹੋਏ ਗੁਣ ਪ੍ਰਗਟ ਕਰਨ ਲਈ ਝੂਠ ਦਾ ਸਹਾਰਾ ਲੈਣਾ ਪੈਂਦਾ ਹੈ।

ਯਥਾ— ੧. ਕਬੀਰਾ ਜਹਾ ਗਿਆਨੁ ਤਹ ਧਰਮੁ ਹੈ ਜਹਾ ਝੂਠੁ ਤਹ ਪਾਪੁ ॥

ਜਹਾ ਲੋਭੁ ਤਹ ਕਾਲੁ ਹੈ ਜਹਾ ਖਿਮਾ ਤਹ ਆਪਿ ॥ [ਸਲੋਕ ਕਬੀਰ ਜੀ, ਅੰਗ ੧੩੭੨]

ਉਸਤਤਿ ਕਰਨੀ ਹੋਵੇ ਤਾਂ ਕੇਵਲ ਵਾਹਿਗੁਰੂ ਦੀ ਹੀ ਕਰਨੀ ਹੈ।

੨. ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥

[ਸੋਰਠਿ ਮਹਲਾ ੫, ਅੰਗ ੬੨੨]

ਨਿੰਦਾ ਕਰਨੀ ਹੋਵੇ ਤਾਂ ਗੁਰਮਤਿ ਦਾ ਇਹ ਅਨੋਖਾ ਢੰਗ ਹੈ ਕਿ ਆਪਣੀ ਕਰੋ :—

ਯਥਾ— ੧. ਕਬੀਰ ਸਭ ਤੇ ਹਮ ਬੁਰੇ ਹਮ ਤਜਿ ਭਲੇ ਸਭੁ ਕੋਇ ॥

ਜਿਨਿ ਐਸਾ ਕਰਿ ਬੁਝਿਆ ਮੀਤੁ ਹਮਾਰਾ ਸੋਇ ॥ [ਸਲੋਕ ਕਬੀਰ ਜੀ, ਅੰਗ ੧੩੬੪]

੨. ੧. ਹਉ ਅਪਰਾਧੀ ਗੁਨਹਗਾਰੁ ਹਉ ਬੇਮੁਖ ਮੰਦਾ ।

੨. ਚੋਰੁ ਯਾਰੁ ਜੁਆਰਿ ਹਉ ਪਰ ਘਰਿ ਜੋਹੰਦਾ ।

੩. ਨਿੰਦਕੁ ਦੁਸਟੁ ਹਰਾਮਖੋਰੁ ਠਗੁ ਦੇਸ ਠਗੰਦਾ ।

੪. ਕਾਮ ਕ੍ਰੋਧ ਮਦ ਲੋਭੁ ਮੋਹੁ ਅਹੰਕਾਰ ਕਰੰਦਾ ।

੫. ਬਿਸਾਸਘਾਤੀ ਅਕਿਰਤਘਣ ਮੈ ਕੋ ਨਾ ਰਖੰਦਾ ।

੬. ਸਿਮਰਿ ਮੁਰੀਦਾ ਢਾਢੀਆ ਸਤਿਗੁਰ ਬਖਸੰਦਾ ॥੨੧॥੩੬॥ [ਭਾਈ ਗੁਰਦਾਸ ਜੀ]

ਆਪਣੀ ਨਿੰਦਾ ਕਰਨ ਨਾਲ ਹੰਕਾਰ ਦੂਰ ਹੁੰਦਾ ਹੈ। ਗੁਰਮੁਖ ਨਿੰਦਾ ਉਸਤਤਿ ਤੋਂ ਨਿਰਲੇਪ ਰਹਿੰਦੇ ਹਨ। ਉਹ ਨਿੰਦਾ ਜਾਂ ਉਸਤਤਿ ਕਰਨ ਵਾਲੇ ਵਿੱਚ ਸਮ ਦ੍ਰਿਸ਼ਟੀ ਰਖਦੇ ਹਨ।

ਯਥਾ— ੧. ਉਸਤਤਿ ਨਿੰਦਾ ਏ ਸਮ ਜਾ ਕੈ ਲੋਭੁ ਮੋਹੁ ਫੁਨਿ ਤੈਸਾ ॥

[ਗਉੜੀ ਮਹਲਾ ੯, ਅੰਗ ੨੨੦]

੨. ਉਸਤਤਿ ਨਿੰਦਾ ਦੋਊ ਤਿਆਗੈ ਖੋਜੈ ਪਦੁ ਨਿਰਬਾਨਾ ॥

ਜਨ ਨਾਨਕ ਇਹੁ ਖੇਲੁ ਕਠਨੁ ਹੈ ਕਿਨਹੂੰ ਗੁਰਮੁਖਿ ਜਾਨਾ ॥

[ਗਉੜੀ ਮਹਲਾ ੯, ਅੰਗ ੨੧੯]

ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥

ਜੋ ਹਰਖ=ਖੁਸ਼ੀ ਸੋਗ=ਗਮੀ ਤੋਂ ਨਿਆਰਉ=ਨਿਰਾਲਾ ਰਹਿ ਹੈ, ਉਹ ਮਾਨ=ਪ੍ਰਭਤਾ-ਸਤਿਕਾਰ, ਅਪਮਾਨਾ=ਨਿਰਾਦਰ ਤ੍ਰਿਸਕਾਰ ਤੋਂ ਉਪਰ ਉਠ ਕੇ ਜੀਅ ਰਿਹਾ ਹੈ।

ਯਥਾ— ਹਰਖ ਅਨੰਤ ਸੋਗ ਨਹੀ ਬੀਆ ॥ ਸੋ ਘਰੁ ਗੁਰਿ ਨਾਨਕ ਕਉ ਦੀਆ ॥

[ਗਉੜੀ ਮਹਲਾ ੫, ਅੰਗ ੧੮੬]

ਸਾਖੀ ਭਾਈ ਭਿਖਾਰੀ ਜੀ ਦੀ—

ਗੁਜਰਾਤ ਦੇ ਰਹਿਣ ਵਾਲਾ ਭਾਈ ਭਿਖਾਰੀ ਨਾਮ ਦਾ ਇਕ ਸਿੱਖ ਗੁਰੂ ਅਰਜਨ ਸਾਹਿਬ ਜੀ ਦੀ ਸੰਗਤ ਵਿੱਚੋਂ ਹਰਖ ਸੋਗ ਵਿੱਚ ਸਮ ਅਵਸਥਾ ਪ੍ਰਾਪਤ ਕਰਕੇ ਆਪਣੇ ਪਰਿਵਾਰ ਵਿੱਚ ਧਰਮ ਕਿਰਤ ਕਰਦਾ ਹੋਇਆ ਇਉਂ ਨਿਰਲੇਪ ਸੀ ਜਿਵੇਂ ਕਮਲ ਪਾਣੀ ਵਿੱਚ ਰਹਿੰਦਾ ਹੋਇਆ ਪਾਣੀ ਤੋਂ ਨਿਰਲੇਪ ਰਹਿੰਦਾ ਹੈ :—

ਯਥਾ— ੧. ਜੈਸੇ ਜਲ ਮਹਿ ਕਮਲੁ ਨਿਰਾਲਮੁ ਮੁਰਗਾਈ ਨੈ ਸਾਣੇ ॥

[ਰਾਮਕਲੀ ਮਹਲਾ ੧, ਅੰਗ ੬੩੮]

੨. ਜਿਉ ਜਲ ਮਹਿ ਕਮਲੁ ਅਲਿਪਤੋ ਵਰਤੈ ਤਿਉ ਵਿਚੇ ਗਿਰਹੁ ਉਦਾਸੁ ॥

[ਵਾਰ ਰਾਮਕਲੀ ਮਹਲਾ ੩, ਅੰਗ ੬੪੯]

ਇਸਦੀ ਪ੍ਰਯੋਗ ਅਵਸਥਾ ਨੂੰ ਗੁਰੂ ਅਰਜਨ ਸਾਹਿਬ ਜੀ ਸਮਝਦੇ ਸਨ ਜਿਸ ਤੋਂ ਆਮ ਲੋਕ ਅਣਜਾਣ ਸਨ। ਇਕ ਦਿਨ ਗੁਰਮੁਖ ਨਾਮੇ ਸਿੱਖ ਨੇ ਗੁਰੂ ਅਰਜਨ ਸਾਹਿਬ ਜੀ ਨੂੰ ਸਮ ਅਵਸਥਾ ਜੀਵਨ ਮੁਕਤ ਬ੍ਰਹਮ ਗਿਆਨੀ ਦੇ ਲੱਛਣ ਪੁੱਛੇ ਤਾਂ ਸਤਿਗੁਰੂ ਜੀ ਨੇ ਗੁਜਰਾਤ ਵਿੱਚ ਭਾਈ ਭਿਖਾਰੀ ਕੋਲ ਭੇਜਿਆ। ਜਦੋਂ ਇਹ ਗੁਰਸਿੱਖ ਅੰਮ੍ਰਿਤਸਰ ਤੋਂ ਭਾਈ ਸਾਹਿਬ ਦੇ ਨਿਵਾਸ ਅਸਥਾਨ 'ਤੇ ਪਹੁੰਚਿਆ ਤਾਂ ਭਾਈ ਭਿਖਾਰੀ ਦੇ ਘਰ ਉਸ ਵੇਲੇ ਬੱਚੇ ਦਾ ਵਿਆਹ ਰਖਿਆ ਹੋਇਆ ਸੀ। ਜਦੋਂ ਗੁਰਮੁਖ ਨਾਮੇ ਸਿੱਖ ਨੇ ਗੁਰੂ ਜੀ ਦੇ ਕੋਲੋਂ ਆਉਣਾ ਦੱਸਿਆ ਤਾਂ ਭਾਈ ਭਿਖਾਰੀ ਨੇ ਬੇਹੱਦ ਪਿਆਰ ਸਤਿਕਾਰ ਕੀਤਾ। ਪੁੱਤਰ ਦੇ ਵਿਆਹ ਦੀ ਅਨੰਤ ਸਮੱਗੀ [ਦੁੱਧ ਪਾਣੀ ਛਕਾਉਣ ਤੋਂ ਬਾਅਦ] ਦਿਖਾਉਣ ਲਈ ਤੁਰੇ। ਗਹਿਣੇ ਵਸਤਰ ਪਕਵਾਨ ਅਨੇਕ ਪ੍ਰਕਾਰ ਦੀ ਸਮੱਗੀ ਦਿਖਾਈ। ਅਖੀਰ ਵਿਚ ਮਿਰਤਕ ਸਮੱਗੀ ਦੇਖ ਕੇ ਭਾਈ ਗੁਰਮੁਖ ਨੇ ਪੁੱਛਿਆ ਕਿ ਮਿਰਤਕ ਸਮੱਗੀ ਕਾਹਦੇ ਲਈ ਹੈ। ਤਾਂ ਭਾਈ ਭਿਖਾਰੀ ਨੇ ਜਵਾਬ ਦਿੱਤਾ “ਹਰ ਚੀਜ਼ ਦੇ ਪ੍ਰਗਟ ਹੋਣ ਦਾ ਇਕ ਨਿਸਚਿਤ ਸਮਾ ਹੈ। ਉਸ ਤੋਂ ਪਹਿਲਾਂ ਪ੍ਰਗਟ ਕਰਨਾ ਮਰਿਆਦਾ ਤੋਂ ਉਲਟ ਹੈ। ਸਮਾਂ ਆਉਣ ਤੋਂ ਆਪ ਜੀ ਨੂੰ ਖੁਦ ਪਤਾ ਲੱਗ ਜਾਵੇਗਾ।” ਭਾਈ ਗੁਰਮੁਖ ਦੇਖ ਕੇ ਬਹੁਤ ਹੈਰਾਨ ਹੋਇਆ ਪਰ ਚੁੱਪ ਰਿਹਾ। ਨਿਸਚਿਤ ਸਮੇਂ ਤੇ ਭਾਈ ਸਾਹਿਬ ਪੁੱਤਰ ਨੂੰ ਵਿਆਹ ਕੇ ਘਰ ਆਏ, ਉਸੇ ਰਾਤ ਅਚਾਨਕ ਪੇਟ ਵਿੱਚ ਸੂਲ ਹੋਣ ਦੇ ਕਾਰਨ ਭਾਈ ਸਾਹਿਬ ਦੇ ਪੁੱਤਰ ਦੀ ਮੌਤ ਹੋ ਗਈ। ਵਿਆਹ ਅਤੇ ਮਿਰਤਕ ਕਾਜ ਕਰਨ ਵਿੱਚ ਕੋਈ ਅੰਤਰ ਦਿਖਾਈ ਨਹੀਂ ਸੀ ਦਿੰਦਾ। ਭਾਈ ਗੁਰਮੁਖ ਬਹੁਤ ਹੈਰਾਨ ਸੀ। ਅੰਤਮ ਸੰਸਕਾਰ ਕਰਨ ਤੋਂ ਉਪਰੰਤ ਵਿੱਚ ਭਾਈ ਭਿਖਾਰੀ ਨੂੰ ਸਵਾਲ ਕੀਤਾ ਕਿ ਜੇ ਆਪ ਨੂੰ ਪਤਾ ਸੀ ਕਿ ਮੇਰੇ ਪੁੱਤਰ ਨੇ ਮਰ ਜਾਣਾ ਹੈ ਤਾਂ ਸ਼ਾਦੀ ਕਿਉਂ ਕੀਤੀ? ਜੇ ਸ਼ਾਦੀ ਕਰਨੀ ਸੀ ਤਾਂ ਗੁਰੂ ਸਾਹਿਬ ਤੋਂ ਲੰਬੀ ਆਯੂ ਕਿਉਂ ਨਹੀਂ ਮੰਗੀ? ਤਾਂ ਭਾਈ ਸਾਹਿਬ ਦਾ ਉੱਤਰ ਸੀ ਕਿ ਇਹ ਦੋਨੋਂ ਗੱਲਾਂ ਭਾਣਾ ਮੰਨਣ ਵਾਲੇ ਗਿਆਨਵਾਨ ਗੁਰਸਿੱਖ ਨੂੰ ਸੋਭਾ ਨਹੀਂ ਦਿੰਦੀਆਂ। ਜੇ ਮੈਂ ਅਜਿਹਾ ਕਰਦਾ ਤਾਂ ਮੇਰੀ ਅਵਸਥਾ ਅਤੇ ਸਿਖੀ ਨੂੰ ਕਲੰਕ ਲੱਗ ਜਾਂਦਾ! ਇਹ ਸੁਣ ਕੇ ਭਾਈ ਗੁਰਮੁਖ ਨੇ ਕਿਹਾ, “ਧੰਨ ਗੁਰੂ ਤੇ ਧੰਨ ਗੁਰੂ ਦੇ ਸਿੱਖ ਹਨ।”

ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥

ਪਦਾਰਥਾਂ ਦੇ ਮਿਲਣ ਦੀ ਤਾਂਘ ਨੂੰ ਆਸਾ ਕਹਿੰਦੇ ਹਨ, ਮਨਸਾ ਨਾਮ ਬੁੱਧੀ ਦਾ ਹੈ ਭਾਵ ਸਗਲ=ਸਾਰੇ ਪਦਾਰਥਾਂ ਦੀ ਇੱਛਾ ਵਾਲੀ ਬੁੱਧੀ ਨੂੰ ਤਿਆਗ ਕੇ, ਜਗ ਤੇ=ਸੰਸਾਰ ਤੋਂ ਨਿਰਾਸਾ=ਉਪਰਾਮ ਭਾਵ ਬੈਰਾਗੀ ਹੋ ਕੇ ਰਹੇ।

ਕਾਮੁ ਕ੍ਰੋਧੁ ਜਿਹ ਪਰਸੈ ਨਾਹਿਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥

ਜਿਸਨੂੰ ਕਾਮੁ=ਵਿਸ਼ੇ ਦੀ ਨਖਿਧ ਵਾਸ਼ਨਾ ਅਤੇ ਕ੍ਰੋਧੁ=ਅੰਤਸ਼ਕਰਨ ਦੀ ਤੀਖਣ=ਤਮੋਗੁਣ ਬਿਰਤੀ ਪਰਸੈ ਨਾਹਿਨਿ=ਸਪਰਸ਼ ਨਹੀਂ ਕਰਦੇ ਤਿਹ=ਤਿਸ ਦੇ ਘਟਿ=ਹਿਰਦੇ ਵਿੱਚ ਬ੍ਰਹਮੁ=ਵਿਆਪਕ ਵਾਹਿਗੁਰੂ ਪ੍ਰਮੇਸ਼ਰ ਦਾ ਨਿਵਾਸਾ=ਵਸਣਾ ਹੋ ਜਾਂਦਾ ਹੈ।

ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥

ਜਿਸ ਗੁਰਸਿੱਖ ਦੇ ਉਤੇ ਗੁਰੂ ਨੇ ਬਖਸ਼ਿਸ਼ ਕੀਤੀ ਹੈ ਉਸਨੇ ਇਹ ਉਪਰ ਦੱਸੀ ਜੁਗਤੀ ਨੂੰ ਪਛਾਣਿਆ ਹੈ, ਜਿਸ ਜੁਗਤੀ ਦੁਆਰਾ :—

ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਣੀ ਸੰਗਿ ਪਾਣੀ ॥੩॥੧੧॥

ਸਤਿਗੁਰੂ ਜੀ ਕਥਨ ਕਰਦੇ ਹਨ ਕਿ ਜਿਵੇਂ ਪਾਣੀ ਨਾਲ ਪਾਣੀ ਸੰਗਿ=ਮਿਲ ਕੇ ਇਕ ਰੂਪ ਹੋ ਜਾਂਦਾ ਹੈ ਭਾਵ ਪਾਣੀ ਵਿੱਚ ਪਾਣੀ ਲੀਨ ਹੋ ਜਾਂਦਾ ਹੈ ਇਸੇ ਤਰ੍ਹਾਂ ਉਹ ਜਗਿਆਸੂ ਵਾ-ਸਮ ਦ੍ਰਿਸ਼ਟ ਵਾਲਾ ਮਹਾਂਪੁਰਸ਼ ਗੋ=ਬੇਦਾਂ ਕਰਕੇ ਬਿੰਦ=ਜਾਨਣੇ ਯੋਗ ਵਾਹਿਗੁਰੂ ਵਿੱਚ ਲੀਨ ਹੋ ਜਾਂਦਾ ਹੈ।

ਯਥਾ— ਜਿਉ ਜਲ ਮਹਿ ਜਲੁ ਆਇ ਖਟਾਨਾ ॥ ਤਿਉ ਜੋਤੀ ਸੰਗਿ ਜੋਤਿ ਸਮਾਨਾ ॥

[ਗਉੜੀ ਮਹਲਾ ੫, ਅੰਗ ੨੭੮]

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹ ॥

ਮੁਖਵਾਕ ਨੰਬਰ ੬੮

[ਆਦਿ ਅੰਗ ੬੩੫]

ਸੋਰਠਿ ਮਹਲਾ ੧ ਤਿਤੁਕੀ ॥ ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥ ਇਹੁ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥ ਸੁਣਿ ਪੰਡਿਤ ਕਰਮਾ ਕਾਰੀ ॥ ਜਿਤੁ ਕਰਮਿ ਸੁਖੁ ਉਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥ ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ ਮੈਲੁ ਨ ਚੁਕਈ ਭਾਈ ਅੰਤਰਿ ਮੈਲੁ ਵਿਕਾਰੀ ॥ ਇਨੁ ਬਿਧਿ ਭੂਬੀ ਮਾਰੁਰੀ ਭਾਈ ਉੰਡੀ ਸਿਰ ਕੈ ਭਾਰੀ ॥੨॥ ਦੁਰਮਤਿ ਘਣੀ ਵਿਗੁਣੀ ਭਾਈ ਦੂਜੈ ਭਾਇ ਖੁਆਈ ॥ ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥ ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥ ਸਾਰੁ ਸਹਜੁ ਗੁਰ ਤੇ ਉਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥ ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥ ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੁੜੁ ਬੋਲਿ ਬਿਖੁ ਖਾਈ ॥੪॥ ਪੰਡਿਤ ਦਗੀ ਵਿਲੋਏਐ ਭਾਈ ਵਿਚਹੁ ਨਿਕਲੈ ਤਬੁ ॥ ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਬੁ ॥ ਗੁਰ ਬਿਨੁ ਭਰਮਿ ਵਿਗੁਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥ ਇਹੁ ਜਗੁ ਤਾਰੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥ ਬਿਨੁ ਗੁਰ ਗਾਠਿ ਨ ਛੁਟਈ ਭਾਈ ਥਾਕੇ ਕਰਮ ਕਮਾਇ ॥ ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੁ ਨ ਜਾਇ ॥੬॥ ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥ ਮਜਨੁ ਦਾਨੁ ਚੰਗਿਆਈਆ ਭਾਈ ਦਰਗਹੁ ਨਾਮੁ ਵਿਸੇਖੁ ॥ ਗੁਰ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੁਕਾ ਭੇਖੁ ॥੭॥ ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥ ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥ ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥੮॥੨॥

ਸੋਰਠਿ ਮਹਲਾ ੯ ਤਿਤੁਕੀ

ਇਹ ਅੰਮ੍ਰਿਤ ਬਚਨ ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੋਰਠਿ ਰਾਗਣੀ ਵਿੱਚ ਉਚਾਰਨ ਕੀਤਾ ਹੋਇਆ ਹੈ। ਤਿਤੁਕੀ=ਇਕ ਪਦ ਵਿੱਚ ਤਿੰਨ ਤੁਕਾਂ ਹੋਣ ਉਸ ਨੂੰ ਤਿਤੁਕੀ ਕਿਹਾ ਜਾਂਦਾ ਹੈ।

ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥

ਇਸ ਤੁਕ ਵਿੱਚ 'ਭਾਈ' ਸੰਬੋਧਨ ਰੂਪ ਸ਼ਬਦ ਹੈ ਹੇ ਭਾਈ ਭਾਵ ਜਗਿਆਸੂ; ਸੰਸਾਰ ਵਿੱਚ ਆਸਾ ਮਨਸਾ=ਆਸਾ=ਇੱਛਾ, ਮਨਸਾ=ਬੁੱਧੀ ਭਾਵ ਬੁੱਧੀ ਦੀ ਇੱਛਾ ਪਦਾਰਥਾਂ ਦੀ ਨਾਂ ਪ੍ਰਾਪਤੀ ਸਮੇਂ ਜੋ ਕਲਪਨਾ ਅੰਤਸ਼ਕਰਨ ਵਿੱਚ ਬਣੀ ਹੋਵੇ ਅਥਵਾ ਅੰਤਸ਼ਕਰਨ ਦੀ ਪਦਾਰਥਾਂ ਵਿੱਚ ਖਿੱਚ ਹੋਵੇ ਉਸ ਨੂੰ ਆਸਾ ਕਹਿੰਦੇ ਹਨ ਮਨਸਾ=ਬੁੱਧੀ ਦੀ ਅਜਿਹੀ ਇੱਛਾ ਜੀਵ ਨੂੰ ਬੰਧਨੀ=ਬੰਨ ਲੈਣ ਵਾਲੀ ਹੈ ਅਤੇ ਕਰਮ ਧਰਮ ਬੰਧਕਾਰੀ=ਬੰਨ੍ਹਾਉਣ ਵਾਲੇ ਹਨ। ਸਤਿਗੁਰੂ ਜੀ ਜੀਵ ਨੂੰ ਪਏ ਹੋਏ ਖਤਰਨਾਕ ਬੰਧਨਾਂ ਤੋਂ ਜਾਣੂ ਕਰਾਉਂਦੇ ਹੋਏ ਸਾਵਧਾਨ ਕਰਦੇ ਹਨ। ਹੇ ਸਿੱਖਾ ਜੋ ਚੀਜ ਬੰਧਨ ਰੂਪ ਹੋਵੇ ਉਸ ਨਾਲ ਹਿਤ ਨਹੀਂ ਕਰੀਦਾ। ਆਸਾ, ਮਨਸਾ ਸਾਰੇ ਬੰਧਨ ਰੂਪ ਹਨ।

ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥

ਸੰਸਾਰ ਵਿੱਚ ਦੋ ਮਹਾਨ ਸ਼ਕਤੀਆਂ ਜੋ ਸੰਸਾਰ ਨੂੰ ਪੈਦਾ ਕਰਕੇ ਚਲਾ ਰਹੀਆਂ ਹਨ। ਇਕ ਦਾ ਨਾਮ ਪਾਪ ਤੇ ਦੂਜੀ ਦਾ ਨਾਮ ਪੁੰਨ ਹੈ। ਪਾਪ ਦੂਸ਼ਤ ਕਰਮ=ਬੇਦ ਸ਼ਾਸਤਰ ਗੁਰਬਾਣੀ ਤੋਂ ਉਲਟ ਨੀਚ ਕਰਮ, ਪੁੰਨ=ਬੇਦ

ਸ਼ਾਸਤਰ ਗੁਰਬਾਣੀ ਦੇ ਅਨੁਸਾਰ ਕਰਮ ਕਰਨਾ ਪੁੰਨ ਦੀ ਪ੍ਰੀਭਾਸ਼ਾ ਵਿੱਚ ਆਉਂਦਾ ਹੈ। ਜਿਸ ਕਰਮ ਵਿੱਚ ਦੂਸਰੇ ਦਾ ਭਲਾ ਹੋਵੇ ਉਸ ਨੂੰ ਪੁੰਨ ਤੇ ਜਿਸ ਵਿੱਚ ਦੂਜੇ ਦਾ ਬੁਰਾ ਹੋਵੇ ਉਸ ਨੂੰ ਪਾਪ ਕਰਮ ਕਿਹਾ ਜਾਂਦਾ ਹੈ। ਜਿਤਨੀਆਂ ਵੀ ਸੰਸਾਰ ਦੇ ਜੀਵਾਂ ਕੋਲ ਦੇਹਾਂ ਹਨ, ਕੀੜੀ ਤੋਂ ਲੈ ਕੇ ਹਾਥੀ ਤੱਕ, ਜੀਵ ਤੋਂ ਲੈ ਕੇ ਬ੍ਰਹਮਾ ਤੱਕ, ਚਉਰਾਸੀਹ ਲੱਖ ਜੂਨਾਂ ਦੀਆਂ ਜੋ ਦੇਹਾਂ ਹਨ ਇਹ ਪਾਪ ਪੁੰਨ ਦਾ ਸੰਮਿਲਤ ਰੂਪ ਹੈ। ਸਿਰਫ ਇਤਨਾ ਫਰਕ ਹੈ ਕਿ ਕਿਸੇ ਦੇਹ ਵਿੱਚ ਪੁੰਨ ਨਯੂਨ [ਘੱਟ] ਤੇ ਪਾਪ ਜ਼ਿਆਦਾ ਤੇ ਕਿਸੇ ਦੇਹ ਵਿੱਚ ਪਾਪ ਨਿਯੂਨ ਤੇ ਪੁੰਨ ਜ਼ਿਆਦਾ ਇਥੋਂ ਤੱਕ ਕਿ ਦੇਵ ਦੇਹੀ ਜਿਸ ਨੂੰ ਪੁੰਨ ਰੂਪ ਕਿਹਾ ਹੈ। ਉਸ ਵਿਚ ਵੀ ਇਤਨਾ ਭੇਦ ਹੈ ਕਿ ਦੇਵ ਦੇਹੀ ਵਿਚ ਪੁੰਨ ਅਧਿਕ ਤੇ ਪਾਪ ਘੱਟ ਹਨ। ਇਸੇ ਲਈ ਦੇਵਤਿਆਂ ਨੂੰ ਭੀ ਪੁੰਨ ਕਰਮ ਫਲ ਅਨੇਕ ਪ੍ਰਕਾਰ ਦੇ ਸੁਖ ਪਾਪ ਕਰਮ ਦਾ ਫਲ ਦੁਖ ਮਿਲਦਾ ਹੈ। ਪਾਪ ਅਤੇ ਪੁੰਨ ਨੇ ਜਗ=ਜੀਵ-ਜਾਇਆ=ਪੈਦਾ ਕੀਤੇ ਹਨ। ਨਾਮ ਨੂੰ ਵਿਸਾਰੀ=ਭੁਲਾ ਕੇ ਬਿਨਸੈ=ਉਮਰ ਨੂੰ ਵਿਸ਼ੇਸ਼ ਕਰਕੇ ਨਾਸ ਕਰ ਰਹੇ ਹਨ।

ਯਥਾ— **ਕਾਇਆ ਅੰਦਰਿ ਪਾਪੁ ਪੁੰਨੁ ਦੁਇ ਭਾਈ ॥ ਦੁਹੀ ਮਿਲਿ ਕੈ ਸ੍ਰਿਸਟਿ ਉਪਾਈ ॥**

[ਮਾਝ ਮਹਲਾ ੩, ਅੰਗ ੧੨੬]

ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥

ਜਗਿ=ਸੰਸਾਰ ਵਿੱਚ ਸਭ ਦੇ ਮੋਹ ਲੈਣ ਵਾਲੀ ਇਹ ਮਾਇਆ ਹੈ। ਮਾਇਆ ਦੇ ਪ੍ਰਭਾਵ ਕਰਕੇ ਇਹ ਜੀਵ ਬਿਕਾਰ ਰੂਪ ਕਰਮਾਂ ਨੂੰ ਕਰਦੇ ਹਨ।

ਯਥਾ— **ਮਾਇਆ ਐਸੀ ਮੋਹਣੀ ਭਾਈ ॥ ਜੇਤੇ ਜੀਅ ਤੇਤੇ ਡਹਕਾਈ ॥**

[ਭੈਰਉ ਬਾਣੀ ਕਬੀਰ ਜੀ ਅੰਗ ੧੧੬੦]

ਸੁਣਿ ਪੰਡਿਤ ਕਰਮਾ ਕਾਰੀ ॥

ਹੁਣ ਕਰਮ ਜਾਲ ਵਿੱਚ ਫਸੇ ਪੰਡਿਤ ਨੂੰ ਜਿਸਨੇ ਹਮੇਸ਼ਾਂ ਲੋਕਾਂ ਨੂੰ ਕਰਮ ਕਾਂਡ ਵਿੱਚ ਫਸਾਇਆ ਉਸਨੂੰ ਉਪਦੇਸ਼ ਦਿੰਦੇ ਹਨ ਕਿ ਹੇ ਕਰਮਾਂ ਦੇ ਕਾਰੀ=ਕਰਨ ਵਾਲੇ ਪੰਡਿਤ! ਤੂੰ ਸੁਣਨਾ ਕਰ! ਤੈਨੂੰ ਇਹ ਚਾਹੀਦਾ ਹੈ ਕਿ ਕਾਰੀ=ਅੰਸ਼ਯੀ ਰੂਪ ਜੋ ਕਰਮ ਹਨ ਉਹਨਾਂ ਕਰਮਾਂ ਨੂੰ ਕਰਨਾ ਕਰ।

ਜਿਤੁ ਕਰਮਿ ਸੁਖੁ ਉਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥

ਹੇ ਜਗਿਆਸੂ! ਜਿਨ੍ਹਾਂ ਕਰਮਾਂ ਦੇ ਕਰਨ ਨਾਲ ਸੁਖ ਉਪਜੈ=ਪੈਦਾ ਹੁੰਦਾ ਹੈ ਉਹ ਕਰਮ ਕੀ ਹੈ? ਆਤਮਾ ਦੇ ਤੱਤ ਸਿਧਾਂਤ ਵਿਚਾਰ ਰੂਪ ਕਰਮ ਨੂੰ ਕਰਨਾ ਕਰ।

ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥

ਹੇ ਭਾਈ=ਜਗਿਆਸੂ ਖੜੋ=ਖੜ੍ਹ ਕਰਕੇ ਅਥਵਾ ਟਿਕ ਕਰਕੇ ਸ਼ਾਸਤਰਾਂ ਤੇ ਬੇਦਾਂ ਨੂੰ ਬਕੈ=ਉਚਾਰਦਾ ਹੈ ਅਤੇ ਕਰਮ ਸੰਸਾਰੀ ਕਰਦਾ ਹੈ ਭਾਵ ਕਿ ਸੰਸਾਰ ਵਿੱਚ ਪ੍ਰਵਿਰਤ ਹੋਣ ਵਾਲੇ ਕਰਮਾਂ ਨੂੰ ਕਰਦਾ ਹੈ। ਜੇ ਤੈਨੂੰ ਸੰਸਾਰ ਤੋਂ ਤਰਨ ਦੀ ਇੱਛਾ ਹੈ ਸੰਸਾਰੀ=ਸੰਸਾ+ਆਰੀ=ਸੰਸਿਆਂ ਦਾ ਆਰੀ=ਦੁਸ਼ਮਣ ਸੰਸਿਆਂ ਨੂੰ ਨਾਸ ਕਰਨ ਵਾਲਾ ਜੋ ਗਿਆਨ ਹੈ ਉਸ ਨੂੰ ਪ੍ਰਾਪਤ ਕਰਨ ਦਾ ਕਰਮ ਕਰ।

ਪਾਖੰਡਿ ਮੈਲੁ ਨ ਚੁਕਈ ਭਾਈ ਅੰਤਰਿ ਮੈਲੁ ਵਿਕਾਰੀ ॥

ਪਖੰਡ ਕਰਮ ਦਾ ਨਿਖੇਧ ਕਰਦੇ ਹੋਏ ਦਸਦੇ ਹਨ ਕਿ ਹੇ ਭਾਈ! ਪਖੰਡ ਦਿਖਾਵਾ ਰੂਪ ਕਰਮ ਕਰਨ ਨਾਲ ਰਾਗ ਦਵੈਸ਼ ਰੂਪ ਮੈਲ ਦੂਰ ਨਹੀਂ ਹੁੰਦੀ। ਪਖੰਡ ਕਰਨ ਨਾਲ ਹਿਰਦੇ ਨੂੰ ਵਿਕਾਰਾਂ ਰੂਪ ਮੈਲ ਲਗਦੀ ਹੈ।

ਇਨ ਬਿਧਿ ਭੂਬੀ ਮਾਰੂਰੀ ਭਾਈ ਉਂਡੀ ਸਿਰ ਕੈ ਭਾਰੀ ॥੨॥

ਇਹ ਜੀਵ ਰੂਪ ਇਸਤਰੀ ਸੰਸਾਰ ਸਮੁੰਦਰ ਵਿੱਚ ਇਸ ਪ੍ਰਕਾਰ ਡੁੱਬ ਰਹੀ ਹੈ ਜਿਵੇਂ ਮਾਰੂਰੀ=ਮੱਕੜੀ ਧਾਨਾਂ ਵਿੱਚੋਂ ਜੀਵਾਂ ਨੂੰ ਖਾ ਕੇ ਜਾਲੇ ਪਸਾਰ ਕੇ ਉਡਦੀ ਹੈ ਉਹ ਥੋੜ੍ਹਾ ਜਿਹਾ ਉਂਡੀ=ਉੱਡ ਕੇ ਸਿਰ ਕੈ ਭਾਰੀ=ਸਿਰ ਦੇ ਭਾਰੀ ਹੋਣ ਨਾਲ ਡਿੱਗ ਪੈਂਦੀ ਹੈ ਤੇ ਧਾਨਾਂ ਦੇ ਪਾਣੀ ਵਿੱਚ ਡੁੱਬ ਜਾਂਦੀ ਹੈ। ਇਸੇ ਤਰ੍ਹਾਂ ਜੀਵ ਰੂਪ ਮੱਕੜੀ ਸੈਕਾਮ ਕਰਮਾ ਨੂੰ ਕਰਕੇ ਸਵੱਰਗਾਂ ਵਿੱਚ ਜਾਂਦੀ ਹੈ ਉਥੋਂ ਸੈਕਾਮ ਕਰਮਾਂ ਦਾ ਫਲ ਭੋਗ ਕੇ ਪਾਪਾਂ ਦਾ ਭਾਰ ਵਧ ਜਾਣ ਕਾਰਨ ਸੰਸਾਰ ਸਮੁੰਦਰ ਵਿੱਚ ਡਿੱਗ ਪੈਂਦੀ ਹੈ। ਅਥਵਾ=ਮਾਤਾ ਦੇ ਉਦਰ ਵਿੱਚ ਸਿਰ ਦੇ ਭਾਰ ਡਿੱਗ ਪੈਂਦੀ ਹੈ।

ਦੁਰਮਤਿ ਘਣੀ ਵਿਗੁਤੀ ਭਾਈ ਦੂਜੈ ਭਾਇ ਖੁਆਈ ॥

ਹੇ ਭਾਈ=ਜਗਿਆਸੂ! ਦੁਰਮਤਿ=ਖੋਟੀ ਮੱਤ ਕਰਕੇ ਘਣੀ=ਬਹੁਤੀ ਸਿਸ਼ਟੀ ਵਿਗੁਤੀ=ਖਰਾਬ ਹੋ ਰਹੀ ਹੈ ਤੇ ਪ੍ਰਮੇਸ਼ਰ ਨੂੰ ਖੁਆਈ=ਭੁਲ ਰਹੀ ਹੈ।

ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥

ਹੇ ਭਾਈ! ਸਤਿਗੁਰ ਤੋਂ ਬਿਨਾਂ ਨਾਮ ਦੀ ਪ੍ਰਾਪਤੀ ਨਹੀਂ ਹੋ ਸਕਦੀ; ਨਾਮ ਤੋਂ ਬਿਨਾਂ ਗਿਆਨ ਨਹੀਂ ਹੁੰਦਾ ਤੇ ਗਿਆਨ ਤੋਂ ਬਿਨਾਂ ਭਰਮ ਨ ਜਾਈ=ਜਾਂਦਾ ਨਹੀਂ ਹੈ।

ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥

ਹੇ ਜਗਿਆਸੂ! ਸਤਿਗੁਰੁ ਦੀ ਸੇਵਾ ਕਰ ਤਾਂ ਤੂੰ ਸ਼ਾਂਤੀ ਰੂਪ ਸੁਖ ਪ੍ਰਾਪਤ ਕਰੇਂਗਾ। ਨਿਸ਼ਕਾਮ ਸੇਵਾ ਤੋਂ ਅੰਤਸ਼ਕਰਨ ਦੀ ਸੁਧੀ ਹੋਵੇਗੀ। ਸੁਧ ਅੰਤਸ਼ਕਰਨ ਵਿੱਚ ਨਾਮ ਦਾ ਵਾਸਾ ਹੋਵੇਗਾ। ਨਾਮ ਤੋਂ ਗਿਆਨ ਦੀ ਪ੍ਰਾਪਤੀ ਹੋ ਜਾਵੇਗੀ ਤੇ ਆਉਣਾ ਜਾਣਾ ਰਹਿ ਜਾਵੇਗਾ।

ਸਾਚੁ ਸਹਜੁ ਗੁਰ ਤੇ ਉਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥

ਹੇ ਭਾਈ! ਗੁਰਾਂ ਦੀ ਬਖਸ਼ਿਸ਼ ਨਾਲ ਜਦੋਂ ਸਾਚੁ=ਸੱਚਾ ਸਹਜੁ=ਗਿਆਨ, ਉਪਜੈ=ਪੈਦਾ ਹੁੰਦਾ ਹੈ ਤਾਂ ਮਨ ਨਿਰਮਲ=ਸੁੱਧ ਹੁੰਦਾ ਹੈ। ਜਦੋਂ ਮਨ ਸੁੱਧ ਹੋਇਆ ਤਾਂ ਸੱਚ ਸਰੂਪ ਵਾਹਿਗੁਰੁ ਵਿੱਚ ਸਮਾਈ=ਅਭੇਦਤਾ ਹੋ ਜਾਂਦੀ ਹੈ।

ਗੁਰੁ ਸੇਵੇ ਸੋ ਬੁਝੈ ਭਾਈ ਗੁਰੁ ਬਿਨੁ ਮਗੁ ਨ ਪਾਈ ॥

ਹੇ ਭਾਈ! ਜੇ ਗੁਰੁ ਨੂੰ ਸੇਵਦਾ ਹੈ ਉਹੀ ਪੁਰਸ਼ ਵਾਹਿਗੁਰੁ ਨੂੰ ਬੁਝੈ=ਜਾਣਦਾ ਹੈ। ਗੁਰੁ ਤੋਂ ਬਿਨਾਂ ਪ੍ਰਮੇਸ਼ਰ ਦੀ ਪ੍ਰਾਪਤੀ ਦਾ ਮਗੁ=ਮਾਰਗ ਨ=ਨਹੀਂ ਪਾਈ=ਪ੍ਰਾਪਤ ਹੁੰਦਾ।

ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥

ਹੇ ਪਿਆਰੇ! ਜਿਸ ਵਿਅਕਤੀ ਦੇ ਹਿਰਦੇ ਵਿੱਚ ਪਦਾਰਥਾਂ ਦੀ ਪ੍ਰਾਪਤੀ ਦਾ ਲਾਲਚ ਹੈ ਉਹ ਸ੍ਰੇਸ਼ਟ ਕਰਮਾਂ ਨੂੰ ਕਿਵੇਂ ਕਰ ਸਕਦਾ ਹੈ? ਭਾਵ ਨਹੀਂ ਕਰ ਸਕਦਾ। ਉਹ ਕੂੜ-ਝੂਠ ਬੋਲਣ ਰੂਪ ਜ਼ਹਿਰ ਨੂੰ ਖਾਂਦਾ ਹੈ ਆਮ ਕਰਕੇ ਸੰਸਾਰ ਵਿੱਚ ਦੋ ਤਰ੍ਹਾਂ ਦੀ ਜ਼ਹਿਰ ਪ੍ਰਸਿੱਧ ਹੈ। ਇਕ ਕੌੜੀ, ਇਕ ਮਿੱਠੀ, ਝੂਠ ਮਿੱਠੀ ਜ਼ਹਿਰ ਹੈ। ਕ੍ਰੋਧ ਕੌੜੀ ਜ਼ਹਿਰ ਹੈ। ਦੋਨੋਂ ਕਿਸਮ ਦੀ ਜ਼ਹਿਰ ਨੇ ਜ਼ਹਿਰ ਦਾ ਕੰਮ ਕਰਨਾ ਹੀ ਹੁੰਦਾ ਹੈ।

ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਬੁ ॥

ਹੇ ਪਿਆਰੇ! ਜੇਕਰ ਦਹੀ ਨੂੰ ਵਿਲੋਈਐ=ਰਿੜਕੀਏ ਤਾਂ ਵਿਚਹੁ=ਵਿਚੋਂ ਤਬੁ=ਮੱਖਣ ਨਿਕਲਦਾ ਹੈ ਇਸ ਗੱਲ ਨੂੰ ਪੰਡਿਤ=ਵਿਦਵਾਨ ਸਮਝਦੇ ਹਨ।

ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਬੁ ॥

ਜੇਕਰ ਜਲੁ=ਪਾਣੀ ਮਥੀਐ=ਰਿੜਕੀਏ ਤਾਂ ਬਹੁਤ ਦੇਰ ਰਿੜਕਣ ਤੋਂ ਭੀ ਪਾਣੀ ਹੀ ਨਜ਼ਰ ਆਵੇਗਾ, ਮੱਖਣ ਨਹੀਂ। ਇਸੇ ਪ੍ਰਕਾਰ ਹੇ ਪੰਡਿਤ! ਨਿਸ਼ਕਾਮ ਕਰਮਾਂ ਰੂਪ ਦੁੱਧ ਅਥਵਾ ਉਪਾਸ਼ਨਾ ਰੂਪ ਦਹੀ ਨੂੰ ਰਿੜਕੀਏ ਤਾਂ ਗਿਆਨ ਰੂਪ ਮੱਖਣ ਨਿਕਲਦਾ ਹੈ। ਜੇ ਸਕਾਮ ਕਰਮਾਂ ਰੂਪੀ ਜਲ ਨੂੰ ਮਥੀਐ=ਰਿੜਕੀਏ ਤਾਂ ਸੰਸਾਰਕ ਸੁਖ ਰੂਪ ਜਲ ਹੀ ਦੇਖਣ ਵਿੱਚ ਆਉਂਦਾ ਹੈ। ਇਹੁ ਜਗੁ=ਇਹ ਸੰਸਾਰ ਏਹਾ=ਇਸ ਜਲ ਰੂਪ ਵਬੁ=ਵਸਤੂ ਦੀ ਨਿਆਈ ਹੈ ਜਿਸ ਤਰ੍ਹਾਂ ਜਲ ਵਿੱਚੋਂ ਮੱਖਣ ਨਹੀਂ ਨਿਕਲਦਾ ਇਸੇ ਤਰ੍ਹਾਂ ਸੰਸਾਰਕ ਪਦਾਰਥਾਂ ਵਿੱਚੋਂ ਪ੍ਰਭੂ ਪ੍ਰਾਪਤੀ ਨਹੀਂ ਹੁੰਦੀ।

ਗੁਰ ਬਿਨੁ ਭਰਮਿ ਵਿਗੁਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥

ਹੇ ਪਿਆਰੇ ਸਿੱਖ! ਉਹ ਪ੍ਰਮੇਸ਼ਰ ਜੋ ਅਲਖੁ=ਮਨ ਬਾਣੀ ਦੀ ਲਖਤਾ ਤੋਂ ਪਰੇ ਹੈ ਤੇ ਜੋ ਮਨ ਬਾਣੀ ਦੁਆਰਾ ਜਾਣਿਆ ਨਹੀਂ ਜਾਂਦਾ ਉਹ ਦੇਉ=ਪ੍ਰਕਾਸ਼ ਰੂਪ ਪ੍ਰਮਾਤਮਾ ਤਾਂ ਘਟਿ ਘਟਿ ਵਿੱਚ ਹੈ ਪਰ ਗੁਰੂ ਤੋਂ ਬਿਨਾਂ ਪ੍ਰਾਪਤੀ ਨਹੀਂ ਹੁੰਦੀ। ਇਸ ਲਈ ਜੀਵ ਭਰਮ ਵਿੱਚ ਪੈ ਕੇ ਵਿਗੁਚੀਐ=ਵਿਸ਼ੇਸ਼ ਕਰਕੇ ਗੁਆਚ ਗਿਆ ਹੈ ਅਥਵਾ ਖੱਜਲ ਖੁਆਰ ਹੋ ਰਿਹਾ ਹੈ।

ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥

ਹੇ ਪਿਆਰੇ ਗੁਰਸਿੱਖ! ਇਹ ਸਾਰਾ ਸੰਸਾਰ ਸੂਤ ਦੇ ਕੱਚੇ ਧਾਗੇ ਵਾਂਗ ਹੈ। ਦਸੋਂ ਦਿਸ਼ਾਂ ਉੱਤਰ, ਦੱਖਣ, ਪੂਰਬ, ਪੱਛਮ, ਈਸਾਨ, ਨੈਰਤੀ, ਅਗਨ, ਵਾਯਵੀ, ਪਤਾਲ, ਅਕਾਸ਼ ਵਿੱਚ ਮਾਇਆ ਦੀ ਵਾਸ਼ਨਾ ਰੂਪ ਕੱਚੇ ਧਾਗੇ ਨਾਲ ਬੰਨ੍ਹਿਆ ਹੈ। ਕੱਚਾ ਧਾਗਾ ਇਸ ਲਈ ਕਿਹਾ ਹੈ ਕਿ ਇਸਨੂੰ ਤੁਟਦੇ ਦੇਰ ਨਹੀਂ ਲੱਗਦੀ।

ਬਿਨੁ ਗੁਰ ਗਾਠਿ ਨ ਛੁਟਈ ਭਾਈ ਥਾਕੇ ਕਰਮ ਕਮਾਇ ॥

ਗੁਰਾਂ ਤੋਂ ਬਿਨਾਂ ਗਾਠਿ=ਗੰਢ ਉਚ-ਨੀਚ, ਵਰਨ-ਆਸ਼ਰਮ ਆਦਿ ਦੀ ਨਹੀਂ ਛੁਟਈ=ਛੁਟਦੀ ਥਾਕੇ ਕਰਮ ਕਮਾਇ=ਬਹੁਤ ਸਾਰੇ ਜੀਵ ਗੁਰਾਂ ਤੋਂ ਬਿਨਾਂ ਸਕਾਮ ਕਰਮਾਂ ਨੂੰ ਕਮਾ ਕੇ ਥੱਕ ਗਏ।

ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੁ ਨ ਜਾਇ ॥੬॥

ਹੇ ਭਾਈ! ਇਹ ਸਾਰਾ ਸੰਸਾਰ ਭਰਮ ਦਾ ਭੁਲਾਇਆ ਹੋਇਆ ਹੈ। ਪ੍ਰਮਾਤਮਾ ਦੀ ਲੀਲਾ ਬੜੀ ਅਸਚਰਜ ਹੈ। ਕੀ ਕਹੀਏ? ਕੁਝ ਕਿਹਾ ਨਹੀਂ ਜਾਂਦਾ।

ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥

ਹੇ ਭਾਈ! ਜਦੋਂ ਗੁਰੂ ਪ੍ਰਾਪਤ ਹੋਵੇ ਤਾਂ ਗੁਰੂ ਮਿਲਾਪ ਤੋਂ ਪ੍ਰਮੇਸ਼ਰ ਦਾ ਭਉ=ਡਰ ਮਨ ਵਿੱਚ ਵਸੈ=ਨਿਵਾਸ ਕਰਦਾ ਹੈ। ਸੱਚੇ ਲੇਖਾਂ ਦੁਆਰਾ ਵਾਹਿਗੁਰੂ ਦਾ ਭੈ=ਡਰ ਧਾਰ ਕੇ ਜੀਵਤ ਭਾਵ ਤੋਂ ਮਰੇ ਭਾਵ ਹੰਗਤਾ ਰਹਿਤ ਹੋਵੇ।

ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥

ਹੇ ਪਿਆਰੇ! ਚਾਹੇ ਕਿਤਨੇ ਭੀ ਮਜਨ=ਇਸ਼ਨਾਨ ਤੀਰਥਾਂ 'ਤੇ ਕਰ ਲਵੇ ਕਿਤਨੇ ਭੀ ਦਾਨ ਦੇਣਾ ਕਰੇ ਤੇ ਲੋਕ ਦਿਖਾਵੇ ਵਾਸਤੇ ਕਿਤਨੀਆਂ ਚੰਗਿਆਈਆਂ ਭੀ ਕਰ ਲਵੇ ਪਰ ਪ੍ਰੇਮਸ਼ਰ ਦੀ ਦਰਗਾਹ ਵਿੱਚ ਪ੍ਰੇਮਸ਼ਰ ਦੇ ਨਾਮ ਦੀ ਵਿਸੇਖੁ=ਸ਼ਿਸ਼ੇਸ਼ਤਾ ਹੈ ਭਾਵ ਸਾਰੇ ਸਾਧਨਾਂ ਵਿੱਚੋਂ ਪ੍ਰੇਮਸ਼ਰ ਦੇ ਨਾਮ ਦੀ ਪ੍ਰਧਾਨਤਾ ਹੈ।

ਯਥਾ— ਪੁੰਨ ਦਾਨ ਜਪ ਤਪ ਜੇਤੇ ਸਭ ਉਪਰਿ ਨਾਮੁ ॥

ਹਰਿ ਹਰਿ ਰਸਨਾ ਜੋ ਜਪੈ ਤਿਸੁ ਪੂਰਨ ਕਾਮੁ ॥

[ਆਸਾ ਮਹਲਾ ੫, ਅੰਗ ੪੦੧]

ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥੧॥

ਹੇ ਪਿਆਰੇ! ਜਿਨ੍ਹਾਂ ਨੂੰ ਸਤਿਗੁਰਾਂ ਨੇ ਨਾਮ ਦ੍ਰਿੜਾਇਆ=ਦ੍ਰਿੜਾਉਣੇ ਰੂਪ ਅੰਕਸੁ=ਕੁੰਡਾ ਮਾਰਿਆ ਹੈ ਅਥਵਾ ਉਪਦੇਸ਼ ਰੂਪ ਕੁੰਡਾ ਮਾਰਿਆ ਹੈ ਉਨ੍ਹਾਂ ਦਾ ਮਨ ਰੂਪ ਹਾਥੀ ਵਸੀਕਾਰ ਹੋਇਆ ਹੈ। ਜਿਸ ਦਾ ਮਨ ਵਸ ਹੋ ਗਿਆ ਉਸ ਦਾ ਪ੍ਰਤੱਖ ਭੇਖ ਧਾਰਨਾ ਚੂਕਾ=ਦੂਰ ਹੋ ਗਿਆ। ਉਹ ਭੇਖਧਾਰੀ ਨਹੀਂ ਬਣਦਾ ਅਥਵਾ ਜੂਨਾਂ ਰੂਪੀ ਭੇਖ ਧਾਰਨ ਤੋਂ ਚੂਕਾ=ਦੂਰ ਹੋ ਗਿਆ।

ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥

ਹੇ ਪਿਆਰੇ! ਇਹ ਜੋ ਗੁਰਾਂ ਦਾ ਤਨੁ=ਸਰੀਰ ਹੈ ਇਹੀ ਸਰਾਫ ਦੀ ਹੱਟੀ ਹੈ ਤਿਸ ਹੱਟ ਵਿੱਚ ਪ੍ਰੇਮਸ਼ਰ ਦਾ ਨਾਮ ਰੂਪ ਅਪਾਰੁ=ਪਾਰਾਵਾਰ ਤੋਂ ਰਹਿਤ ਵਖਰੁ=ਸਉਦਾ ਹੈ।

ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰੁ ਸਬਦਿ ਕਰੇ ਵੀਚਾਰੁ ॥

ਹੇ ਪਿਆਰੇ! ਇਸ ਨਾਮ ਰੂਪ ਵਖਰੁ=ਸੌਦੇ ਨੂੰ ਉਹੀ ਜਗਿਆਸੂ ਰੂਪ ਵਾਪਾਰੀ ਦ੍ਰਿੜੈ=ਪੱਕਾ ਕਰਦਾ ਹੈ ਜੋ ਗੁਰਾਂ ਦੇ ਉਪਦੇਸ਼ ਦਾ ਵੀਚਾਰ ਕਰਦਾ ਹੈ।

ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥੧॥੨॥

ਸਤਿਗੁਰੂ ਜੀ ਫੁਰਮਾਉਂਦੇ ਹਨ ਕਿ ਹੇ ਪਿਆਰੇ! ਵਾਪਾਰੀ=ਵਪਾਰ ਦੇ ਕਰਾਉਣ ਵਾਲੇ ਗੁਰੂ ਸਾਹਿਬ ਜੀ ਧੰਨਤਾ ਜੋਗ ਹਨ ਜੋ ਪ੍ਰੇਮਸ਼ਰ ਨਾਲ ਮੇਲਿ=ਮੇਲਣ ਦਾ ਵਪਾਰ ਕਰਾਉਂਦੇ ਹਨ।

ਯਥਾ— ਜੈਸਾ ਸਤਿਗੁਰੁ ਸੁਣੀਦਾ ਤੈਸੇ ਹੀ ਮੈ ਡੀਠੁ ॥

ਵਿਛੜਿਆ ਮੇਲੇ ਪ੍ਰਭੁ ਹਰਿ ਦਰਗਹ ਕਾ ਬਸੀਠੁ ॥

[ਰਾਮਕਲੀ ਕੀ ਵਾਰ ਮਹਲਾ ੫, ਅੰਗ ੯੫੭]

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹ ॥

ਮੁਖਵਾਕ ਨੰਬਰ ੬੯

[ਆਦਿ ਅੰਗ ੬੩੭]

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੧ੳ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ
 ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ
 ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ
 ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਸ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥
 ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ
 ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ
 ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ
 ਨ ਲਾਗਾ ਭਾਉ ॥ ਕੁੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ
 ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ
 ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ
 ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ
 ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ
 ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ
 ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ
 ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ
 ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ
 ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ
 ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥

ਇਹ ਅੰਮ੍ਰਿਤ ਵਚਨ ਗੁਰੂ ਅਮਰਦਾਸ ਮਹਾਰਾਜ ਜੀ ਦਾ ਸੋਰਠਿ ਰਾਗਣੀ ਵਿੱਚ ਉਚਾਰਨ ਕੀਤਾ ੬੩੭
 ਅੰਗ 'ਤੇ ਅੰਕਿਤ ਹੈ ਜਿਸ ਵਿੱਚ ਪ੍ਰਮੇਸ਼ਰ ਤੇ ਪ੍ਰਮੇਸ਼ਰ ਦੇ ਸੰਤਾਂ ਭਗਤਾਂ ਦੇ ਪਿਆਰ ਸਬੰਧ ਦੀ ਵਿਆਖਿਆ ਭਗਤਾਂ
 ਦਾ ਵਿਸਵਾਸ, ਪ੍ਰਮੇਸ਼ਰ ਦੇ ਰੱਖਿਆ ਕਰਨ ਦੀ ਗੱਲ ਸਪੱਸ਼ਟ ਕੀਤੀ ਹੋਈ ਹੈ। ਪਹਿਲਾਂ ਮੰਗਲ ਉਚਾਰਨ ਕੀਤਾ
 ਹੈ। ਚੌਠਾਂ ਮੰਗਲਾਂ ਵਿੱਚੋਂ ਇਹ ਵਸਤੂ ਨਿਰਦੇਸ਼ਕ ਮੰਗਲ ਹੈ। ਵਸਤੂ ਨਿਰਦੇਸ਼ਕ ਮੰਗਲ ਉਹ ਹੁੰਦਾ ਹੈ ਜਿਸ ਵਿੱਚ
 ਪ੍ਰਮਾਤਮਾ ਦੇ ਨਿਰਗੁਣ ਤੇ ਸਰਗੁਣ ਦਾ ਨਿਰਣਾ ਹੋਵੇ।

੧=ਅਦੁਤੀ, ੳ=ਸਰਬ ਦਾ ਪ੍ਰਕਾਸ਼ ਰੂਪ, ਸਤਿ=ਨਾਸ ਤੋਂ ਰਹਿਤ, ਗੁਰ=ਚੇਤਨ ਸਰੂਪ, ਪ੍ਰਸਾਦਿ=ਅਨੰਦ ਸਰੂਪ।

ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥

ਭਗਤਾ=ਬਹੁ ਵਚਨ ਵਿੱਚ ਸੰਤਾਂ ਦਾ ਵਾਚਕ ਹੈ। ਭਗਤ ਇਕ ਵਚਨ ਪਦ ਵਿੱਚ ਭੈ+ਗਤ=ਭੈ ਦਾ ਗਤ=ਨਾਸ
 ਹੋਣਾ ਇਕ ਰੂਹਾਨੀਅਤ ਪਦਵੀ ਹੈ ਪ੍ਰਮੇਸ਼ਰ ਦੀ ਭਗਤੀ ਵਿੱਚ ਭੈ ਤੋਂ ਰਹਿਤ ਹੋਣ ਦਾ ਗੁਣ ਹੋਣ ਕਾਰਨ ਭਗਤੀ
 ਕਰਨ ਵਾਲਾ ਭੈ ਰਹਿਤ ਹੋ ਜਾਂਦਾ ਹੈ ਵਾ : ਭਗਤ-ਸੇਵਕ ਪ੍ਰੇਮੀ, ਪ੍ਰੀਤ ਪ੍ਰਾਇਣ, ਉਪਾਸ਼ਕ ਦਾ ਨਾਮ ਭਗਤ ਹੈ।

ਯਥਾ— ਨਿਰਭਉ ਜਪੈ ਸਗਲ ਭਉ ਮਿਟੈ ॥

[ਗਉੜੀ ਮਹਲਾ ੫, ਅੰਗ ੨੯੩]

ਹੇ ਵਾਹਿਗੁਰੂ ਜੀ ! ਭਗਤੀ ਕਰਨ ਵਾਲਿਆਂ ਦੀ ਤੂੰ ਸਦਾ ਹੀ ਪੈਜ=ਇੱਜ਼ਤ ਧੁਰਿ=ਮੁੱਢ ਤੋਂ ਹੀ ਰਖਦਾ ਆਇਆ ਹੈਂ। ਜੈਸਾ ਕਿ :-

ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥

ਹੇ ਹਰਿ=ਵਾਹਿਗੁਰੂ ਜੀਉ ! ਤੁਧੁ=ਤੁਸੀਂ ਪ੍ਰਹਿਲਾਦ ਜਨ=ਭਗਤ ਨੂੰ ਹਰਣਾਖਸ ਦੇ ਜੁਲਮ ਤੋਂ ਬਚਾ ਲਿਆ ਤੇ ਹਰਣਾਖਸ ਨੂੰ ਮਾਰ ਕਰਕੇ ਪਚਾਇਆ=ਨਾਸ ਕਰ ਦਿੱਤਾ।

ਯਥਾ— ੧. ਹਰਣਾਖਸੁ ਲੇ ਨਖਹੁ ਬਿਧਾਸਾ ॥ ਦੈਤ ਸੰਘਾਰੇ ਬਿਨੁ ਭਗਤਿ ਅਭਿਆਸਾ ॥

[ਗਉੜੀ ਮਹਲਾ ੧, ਅੰਗ ੨੨੪]

੨. ਹਰਿ ਜੁਗੁ ਜੁਗੁ ਭਗਤ ਉਪਾਇਆ ਪੈਜ ਰਖਦਾ ਆਇਆ ਰਾਮ ਰਾਜੇ ॥

ਹਰਣਾਖਸੁ ਦੁਸਟੁ ਹਰਿ ਮਾਰਿਆ ਪ੍ਰਹਲਾਦੁ ਤਰਾਇਆ ॥

[ਆਸਾ ਮਹਲਾ ੪, ਅੰਗ ੪੫੧]

੩. ਹਰਣਾਖਸੁ ਨਖੀ ਬਿਦਾਰਿਆ ਪ੍ਰਹਲਾਦੁ ਲੀਆ ਉਬਾਰਿ ॥

[ਭੈਰਉ ਮਹਲਾ ੩, ਅੰਗ ੧੧੩੩]

੪. ਪ੍ਰਭ ਥਭ ਤੇ ਨਿਕਸੇ ਕੈ ਬਿਸਥਾਰ ॥

ਹਰਣਾਖਸੁ ਛੇਦਿਓ ਨਖ ਬਿਦਾਰ ॥

ਕਹਿ ਕਬੀਰ ਕੋ ਲਖੈ ਨ ਪਾਰ ॥

ਪ੍ਰਹਲਾਦ ਉਧਾਰੇ ਅਨਿਕ ਬਾਰ ॥

[ਬਸੰਤ ਕਬੀਰ ਜੀ, ਅੰਗ ੧੧੯੪]

੫. ਬੰਮੁ ਪਾੜਿ ਪਰਗਟਿਆ ਨਰ ਸਿੰਘ ਰੂਪ ਅਨੂਪ ਅਨਾਦਿ ॥

ਬੇਮੁਖ ਪਕੜਿ ਪਛਾੜਿਅਨ ਸੰਤ ਸਹਾਈ ਆਦਿ ਜੁਗਾਦ ॥

[ਭਾਈ ਗੁਰਦਾਸ ਵਾਰ ੧, ਪਉੜੀ ੨]

ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥

ਹੇ ਹਰਿ=ਵਾਹਿਗੁਰੂ ਜੀ ! ਗੁਰਮੁਖਾਂ ਨੂੰ ਆਪ ਉਤੇ ਇਹ ਪਰਤੀਤਿ=ਭੋਰਸਾ ਹੈ ਕਿ ਆਪ ਸਦਾ ਰੱਖਿਆ ਕਰਦੇ ਹੋ ਪਰ ਮਨਮੁਖਾਂ ਨੂੰ ਭਰਮ ਵਿੱਚ ਭੁਲਾਇਆ ਹੈ

ਹਰਿ ਜੀ ਏਹ ਤੇਰੀ ਵਡਿਆਈ ॥

ਹੇ ਵਾਹਿਗੁਰੂ ਜੀ ! ਇਹ ਆਪ ਜੀ ਦੀ ਵਡਿਆਈ ਹੈ।

ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥

ਭਗਤ ਆਪ ਜੀ ਦੀ ਸਰਨ ਵਿੱਚ ਆਏ ਹਨ ਇਸ ਕਰਕੇ ਹੇ ਸੁਆਮੀ=ਮਾਲਕ ਤੂੰ ਭਗਤਾਂ ਦੀ ਪੈਜ=ਇੱਜ਼ਤ ਦਾ ਰਖੁ=ਰਖਵਾਲਾ ਬਣਦਾ ਹੈਂ।

ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥

ਭਗਤਾਂ ਨੂੰ ਜਮੁ ਜੋਹਿ=ਦੇਖ ਭੀ ਨਹੀਂ ਸਾਕੈ=ਸਕਦਾ ਬਲਕਿ ਕਾਲ ਜੋ ਸਾਰੇ ਸੰਸਾਰ ਦਾ ਅੰਤ ਕਰਨ ਵਾਲਾ ਹੈ ਉਹ ਉਨ੍ਹਾਂ ਦੇ ਨੇੜੇ ਵੀ ਨਹੀਂ ਜਾਂਦਾ ਕਿਉਂਕਿ ਭਗਤੀ ਤੋਂ ਉਨ੍ਹਾਂ ਨੂੰ ਅਮਰ ਜੀਵਨ ਪ੍ਰਾਪਤ ਹੋਇਆ ਹੈ।

ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥

ਭਗਤਾਂ ਦੇ ਮਨਿ=ਹਿਰਦੇ ਵਿੱਚ ਕੇਵਲ ਰਾਮ=ਰਮੇ ਹੋਏ ਪ੍ਰਮੇਸ਼ਰ ਦੇ ਨਾਮ ਦਾ ਹੀ ਵਾਸਾ ਹੋਇਆ ਹੈ। ਨਾਮ ਦੀ ਸ਼ਕਤੀ ਦੁਆਰਾ ਹੀ ਭਗਤਾਂ ਨੇ ਮੁਕਤਿ=ਬੰਧਨ ਰਹਿਤ ਪਦਵੀ ਪਾਈ=ਪ੍ਰਾਪਤ ਕੀਤੀ ਹੈ।

ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥

ਸਹਜਿ=ਸੁਤੇ ਹੀ ਗੁਰਾਂ ਦੇ ਉਪਦੇਸ਼ ਵਿੱਚ ਸੁਭਾਈ=ਸੁ+ਭਾਈ=ਸ਼੍ਰੇਸ਼ਟ ਪ੍ਰੇਮ ਕਰਨ ਨਾਲ ਰਿਧੀਆਂ ਸਿਧੀਆਂ ਸਭ ਭਗਤਾਂ ਦੇ ਚਰਨਾਂ ਨੂੰ ਲੱਗੀਆਂ ਰਹਿੰਦੀਆਂ ਹਨ।

ਮਨਮੁਖਾ ਨੌ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥

ਮਨਮੁਖ ਵਿਅਕਤੀਆਂ ਨੂੰ ਗੁਰਾਂ ਦੇ ਉੱਤੇ ਵਿਸ਼ਵਾਸ ਨਹੀਂ ਆਉਂਦਾ। ਉਨ੍ਹਾਂ ਦੇ ਹਿਰਦੇ ਦੇ ਅੰਦਰ ਤਾਂ ਕੇਵਲ ਲੋਭ ਦਾ ਹੀ ਸੁਆਉ=ਪ੍ਰਯੋਜਨ ਹੈ।

ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥

ਕਿਉਂਕਿ ਉਨ੍ਹਾਂ ਨੇ ਗੁਰਾਂ ਦੁਆਰੇ ਹਿਰਦੇ ਵਿੱਚ ਗੁਰ ਉਪਦੇਸ਼ ਨੂੰ “ਨ ਭੇਦਿਓ”=ਜਾਣਿਆ ਨਹੀਂ ਅਤੇ ਨਾ ਹੀ ਉਨ੍ਹਾਂ ਦਾ ਹਰਿ=ਵਾਹਿਗੁਰੂ ਨਾਮ ਵਿੱਚ ਭਾਉ=ਪ੍ਰੇਮ ਲੱਗਾ ਹੈ।

ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥

ਫੀਕਾ=ਕ੍ਰੋਧ ਵਾਲਾ ਬਚਨ ਜੋ ਪ੍ਰੇਮ ਰਸ ਤੋਂ ਬਿਨਾਂ ਫਿੱਕਾ ਹੁੰਦਾ ਹੈ। ਮਨਮੁਖ ਹਮੇਸ਼ਾਂ ਹੀ ਐਸੇ ਬਚਨਾਂ ਨੂੰ ਅਲਾਉ=ਅਲਾਪਦੇ ਭਾਵ ਕਥਨ ਕਰਦੇ ਹਨ ਨਾਮ ਤੋਂ ਬਿਨਾਂ ਜਿਹੜੇ ਹੋਰ ਜਾਪ ਜਪਦੇ ਹਨ ਉਨ੍ਹਾਂ ਦੇ ਮਨ ਦਾ ਕਪਟ=ਛਲ, ਕੂੜ=ਝੂਠ ਦਾ ਪਾਜੁ=ਪਖੰਡ ਸਾਰਾ ਲਹਿ ਜਾਵੇਗਾ ਭਾਵ ਪ੍ਰਗਟ ਹੋ ਜਾਵੇਗਾ।

ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੁ ਤੂ ਜਾਤਾ ॥

ਹੇ ਪ੍ਰਭੂ ਜੀ! ਤੂੰ ਆਪ ਭਗਤ ਜਨਾਂ ਵਿੱਚ ਵਰਤ ਰਿਹਾ ਹੈਂ, ਭਗਤਾਂ ਨੇ ਭਗਤੀ ਕਰਕੇ ਤੂੰ=ਤੈਨੂੰ ਜਾਤਾ=ਜਾਣਿਆ ਹੈ।

ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥

ਹੇ ਵਾਹਿਗੁਰੂ! ਤੇਰੀ ਮਾਇਆ ਦਾ ਮੋਹ ਸਾਰੇ ਲੋਕਾਂ ਵਿਚ ਹੈ, ਤੂੰ ਇਕੋ ਹੀ ਸਾਰੇ ਪੁਰਖਾਂ ਦੇ ਕਰਮਾਂ ਦਾ ਫਲ ਦੇਣ ਵਾਲਾ ਹੈਂ।

ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥

ਜਿਨ੍ਹਾਂ ਨੇ ਹਉਮੈ=ਹੰਗਤਾ ਮਮਤਾ ਮਾਰਿ=ਨਾਸ ਕੀਤੀ ਹੈ ਉਨ੍ਹਾਂ ਦੀ ਮਨਸਾ=ਵਾਸ਼ਨਾ ਮਨਹਿ=ਮਨ ਦੇ ਵਿੱਚ ਹੀ ਸਮਾਣੀ=ਸਮਾ ਗਈ ਭਾਵ ਨਾਸ ਹੋ ਗਈ। ਵਾਸ਼ਨਾ ਨਾਸ ਹੋਈ ਤੋਂ ਗੁਰੂ ਦੇ ਉਪਦੇਸ਼ ਦੁਆਰਾ ਆਪਣੇ ਆਪ ਨੂੰ ਪਛਾਤਾ=ਪਛਾਣ ਲਿਆ ਭਾਵ ਸਰੂਪ ਦੀ ਲਖਤਾ ਕਰ ਲਈ।

ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥

ਜਿਨ੍ਹਾਂ ਭਗਤਾਂ ਨੂੰ ਹਰਿ=ਪ੍ਰਮੇਸ਼ਰ ਦਾ ਨਾਮ ਪਿਆਰਾ ਲੱਗਾ ਹੈ ਉਨ੍ਹਾਂ ਦੇ ਕੰਮ ਪ੍ਰਭ=ਮਾਲਕ ਅਚਿੰਤ=ਅਚਾਨਕ ਹੀ ਆਪਣੇ ਆਪ ਪੂਰੇ ਕਰ ਦਿੰਦੇ ਹਨ।

ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥

ਗੁਰੂ ਦੀ ਪਰਸਾਦਿ=ਕਿਰਪਾ ਦੁਆਰਾ ਸਦਾ ਹੀ ਪ੍ਰਮੇਸ਼ਰ ਮਨ ਵਿੱਚ ਵਸਿਆ ਜੋ ਸਭ ਦੇ ਕਾਜ ਸਵਾਰਣਹਾਰਾ=ਸੰਪੂਰਨ ਕਰਨ ਵਾਲਾ ਹੈ।

ਓਨਾ ਕੀ ਗੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥

ਜਿਨ=ਜਿਨ੍ਹਾਂ ਸੰਤਾਂ ਭਗਤਾਂ ਦੀ ਹਰਿ=ਪ੍ਰਮੇਸ਼ਰ ਪ੍ਰਭੁ=ਮਾਲਕ ਰਖਵਾਰਾ=ਰਖਿਆ ਕਰਨ ਵਾਲਾ ਹੋਇਆ ਹੈ, ਉਨ੍ਹਾਂ ਦੀ ਜੋ ਗੀਸ=ਬਰਾਬਰੀ ਕਰੇ ਸੁ=ਉਹ ਵਿਗੁਚੈ=ਖੁਆਰ ਹੁੰਦਾ ਹੈ।

ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥

ਸਤਿਗੁਰੂ ਦੀ ਸੇਵਾ ਕੀਤੇ ਤੋਂ ਬਿਨਾਂ ਕਿਸੇ ਨੇ ਭੀ ਵਾਹਿਗੁਰੂ ਪ੍ਰਮੇਸ਼ਰ ਨੂੰ ਪਾਇਆ=ਪ੍ਰਾਪਤ ਨਹੀਂ ਕੀਤਾ, ਮਨਮੁਖਿ=ਜੋ ਮਨ ਦੇ ਆਖੇ ਲੱਗਣ ਵਾਲੇ ਹਨ ਉਹ ਬਿਲਲਾਈ=ਵਿਰਲਾਪ ਕਰਦੇ ਹੋਏ, ਕੁੱਤਿਆਂ ਦੀ ਤਰ੍ਹਾਂ ਭਉਕਿ=ਭਉਕਦੇ ਹੋਏ ਮੁਏ=ਮਰ ਗਏ ਹਨ।

ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥

ਉਹ ਹਮੇਸ਼ਾਂ ਦੀ ਆਵਹਿ—ਜੰਮਦੇ, ਜਾਵਹਿ=ਮਰਦੇ ਠਉਰ=ਟਿਕਾਣਾ ਨਹੀਂ ਪ੍ਰਾਪਤ ਕਰਦੇ ਅਥਵਾ ਸਰੂਪ ਰੂਪ ਟਿਕਾਣੇ ਨੂੰ ਪ੍ਰਾਪਤ ਨਹੀਂ ਕਰਦੇ। ਉਹ ਪੁਰਸ਼ ਦੁਖ ਹੀ ਦੁਖ ਵਿਚ ਸਮਾਈ=ਸਮਾਉਂਦੇ ਹਨ ਭਾਵ ਉਨ੍ਹਾਂ ਨੂੰ ਦੁਖ ਹੀ ਦੁਖ ਪ੍ਰਾਪਤ ਹੁੰਦਾ ਹੈ।

ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥

ਜੋ ਗੁਰਮੁਖਿ=ਮੁਖੀ ਗੁਰਾਂ ਦੇ ਸਨਮੁਖ ਹੋ ਕੇ ਨਾਮ ਅੰਮ੍ਰਿਤ ਨੂੰ ਪੀਂਦਾ ਹੈ ਉਸਦੀ ਬੁੱਧੀ ਸੁਤੇ ਸਿਧ ਹੀ ਸਾਚਿ=ਪ੍ਰਭੂ ਦੇ ਸੱਚੇ ਨਾਮ ਵਿੱਚ ਸਮਾ ਜਾਂਦੀ ਹੈ।

ਯਥਾ— ੧. ਅੰਮ੍ਰਿਤੁ ਹਰਿ ਕਾ ਨਾਮੁ ਹੈ ਜਿਤੁ ਪੀਤੈ ਤਿਖ ਜਾਇ ॥

ਨਾਨਕ ਗੁਰਮੁਖਿ ਜਿਨ੍ ਪੀਆ ਤਿਨ੍ ਬਹੁੜਿ ਨ ਲਾਗੀ ਆਇ ॥

[ਵਾਰ ਮਲਾਰ ਮਹਲਾ ੩, ਅੰਗ ੧੨੮੩]

੨. ਅੰਮ੍ਰਿਤੁ ਪੀ ਅਮਰਾ ਪਦੁ ਹੋਏ ਗੁਰ ਕੈ ਸਬਦਿ ਰਸੁ ਤਾਹਾ ਹੇ ॥

[ਮਾਰੂ ਮਹਲਾ ੩, ਅੰਗ ੧੦੫੬]

ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥

ਸਤਿਗੁਰੂ ਜੀ ਦੀ ਸੇਵਾ ਕੀਤੇ ਤੋਂ ਬਿਨਾਂ ਭਾਵੇਂ ਅਧਿਕਾਈ=ਬਹੁਤ ਵੱਡੇ-੨ ਕਰਮ ਕਰੇ ਤਾਂ ਭੀ ਜੀਵ ਇਸ ਜਨਮ ਮਰਨ ਤੋਂ ਨਹੀਂ ਛੁਟੇਗਾ।

ਵੇਦ ਪੜ੍ਹਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥

ਇਕ ਵੇਦਾਂ ਦੇ ਪਾਠਕ ਵੇਦਾਂ ਨੂੰ ਪੜ੍ਹ ਕੇ ਵਾਦ=ਝਗੜਿਆਂ ਨੂੰ ਵਖਾਣਹਿ=ਕਥਨ ਕਰਦੇ ਹਨ ਉਨ੍ਹਾਂ ਨੇ ਹਰਿ=ਵਾਹਿਗੁਰੂ ਦੇ ਨਾਮ ਤੋਂ ਬਿਨਾਂ ਆਪਣੀ ਪਤਿ=ਇੱਜਤ ਗਵਾ ਲਈ ਹੈ।

ਯਥਾ— ੧. ਬੇਦ ਪੁਰਾਨ ਪੜ੍ਹੇ ਕਾ ਕਿਆ ਗੁਨੁ ਖਰ ਚੰਦਨ ਜਸ ਭਾਰਾ ॥

ਰਾਮ ਨਾਮ ਕੀ ਗਤਿ ਨਹੀ ਜਾਨੀ ਕੈਸੇ ਉਤਰਸਿ ਪਾਰਾ ॥ [ਮਾਰੂ ਕਬੀਰ ਜੀ ਅੰਗ ੧੧੦੩]

੨. ਬੇਦ ਕਤੇਬ ਸਿਮ੍ਰਿਤਿ ਸਭਿ ਸਾਸਤ ਇਨੁ ਪੜ੍ਹਿਆ ਮੁਕਤਿ ਨ ਹੋਈ ॥

ਏਕੁ ਅਖਰੁ ਜੋ ਗੁਰਮੁਖਿ ਜਾਪੈ ਤਿਸ ਕੀ ਨਿਰਮਲ ਸੋਈ ॥ [ਸੂਹੀ ਮਹਲਾ ੫, ਅੰਗ ੭੪੭]

ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੁਟਹਿ ਗੁਰ ਸਰਣਾਈ ॥੭॥

ਜੋ ਸਤਿਗੁਰੁ ਸੱਚਾ ਹੈ ਜਿਸ ਦੀ ਬਾਣੀ ਭੀ ਸੱਚੀ ਹੈ ਉਸ ਗੁਰੂ ਦੀ ਸ਼ਰਨ ਵਿੱਚ ਭੱਜ ਕੇ ਪਵੇ ਤਾਂ ਛੁਟਹਿ=ਛੁਟਕਾਰਾ ਹੁੰਦਾ ਹੈ।

ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥

ਜਿਨ੍ਹਾਂ ਦੇ ਮਨ ਵਿੱਚ ਹਰੀ ਵਾਹਿਗੁਰੂ ਵਸਿਆ=ਟਿਕਿਆ ਹੈ ਸੇ=ਉਹ ਪੁਰਸ਼ ਸਤਸੰਗ ਦਰ ਵਿੱਚ ਸੱਚੇ ਹਨ ਅਤੇ ਉਹੀ ਪ੍ਰਲੋਕ ਦੇ ਸੱਚੇ ਦਰ ਵਿੱਚ ਸਚਿਆਰ ਹੋਏ ਹਨ।

ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਈ ਨ ਮੇਟਣਹਾਰਾ ॥

ਓਨਾ ਦੀ ਸੋਭਾ=ਜਸ ਵਡਿਆਈ ਜੁਗਾਂ ਜੁਗੰਤਰਾਂ ਵਿੱਚ ਹੋਈ ਹੈ ਉਨ੍ਹਾਂ ਦੀ ਸੋਭਾ ਨੂੰ ਕੋਈ ਵੀ ਨਿੰਦਕ ਨਿੰਦਾ ਕਰਕੇ ਮੇਟਣ ਵਾਲਾ ਨਹੀਂ ਹੈ।

ਯਥਾ— ਜੋ ਹਰਿ ਦਾਸਨ ਕੀ ਉਸਤਤਿ ਹੈ ਸਾ ਹਰਿ ਕੀ ਵਡਿਆਈ ॥

ਹਰਿ ਆਪਣੀ ਵਡਿਆਈ ਭਾਵਦੀ ਜਨ ਕਾ ਜੈਕਾਰੁ ਕਰਾਈ ॥

[ਵਾਰ ਸੋਰਠਿ ਮਹਲਾ ੪, ਅੰਗ ੬੫੨]

ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥

ਸਤਿਗੁਰੂ ਜੀ ਫੁਰਮਾਨ ਕਰਦੇ ਹਨ ਕਿ ਮੈਂ ਉਨ੍ਹਾਂ ਤੋਂ ਸਦਾ ਹੀ ਬਲਿਹਾਰ=ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਹਰਿ=ਵਾਹਿਗੁਰੂ ਦੇ ਨਾਮ ਨੂੰ ਉਰਿ=ਹਿਰਦੇ ਵਿੱਚ ਧਾਰਾ=ਧਾਰਨ ਕਰਕੇ ਰੱਖਿਆ ਹੋਇਆ ਹੈ।

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹ ॥